

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ

ਭਉ ਮੁਚੁ ਭਾਰਾ, ਵਡਾ ਤੋਲੁ ॥ ਮਨ ਮਤਿ ਹਉਲੀ, ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ
ਗੁਰ ਬੀਚਾਰੁ ॥੧॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥ ਭੈ, ਤਨਿ
ਅਗਨਿ ਭਖੈ, ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ
॥੨॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ
ਵਾਉ ਦੁਆਉ ॥੩॥੧॥ {ਪੰਨਾ ੧੫੧}

ਨੋਟ :—ਜੇ ਦੋ ਮਨੁੱਖਾਂ ਦੇ ਜੀਵਨ ਨੂੰ ਤੋਲੀਏ, ਇੱਕ ਦੇ ਅੰਦਰ ਪ੍ਰਭੂ ਦਾ ਡਰ ਤੇ ਦੂਜੇ ਦੇ ਅੰਦਰ ਆਪਣੇ ਮਨ ਦੀ ਮਤਿ ਹੋਵੇ, ਪਹਿਲੇ ਦਾ ਜੀਵਨ ਗੌਰਾ ਗੰਭੀਰ ਹੋਵੇਗਾ ਦੂਜੇ ਦਾ ਹੌਲੇ ਮੇਲ ਦਾ ।

ਪਦ ਅਰਥ :—ਭਉ—ਪ੍ਰਭੂ ਦਾ ਡਰ, ਇਹ ਯਕੀਨ ਕਿ ਪ੍ਰਭੂ ਮੇਰੇ ਅੰਦਰ ਵੱਸਦਾ ਤੇ ਸਭ ਵਿਚ ਵੱਸਦਾ ਹੈ । ਮੁਚੁ—
ਬਹੁਤ । ਮਨ ਮਤਿ—ਮਨ ਦੇ ਪਿੱਛੇ ਤੁਰਨ ਵਾਲੀ ਮਤਿ । ਹਉਲੀ—ਹੋਛੀ । ਬੋਲੇ—ਹੋਛਾ ਬੋਲ । ਸਿਰਿ—ਸਿਰ
ਉਤੇ । ਧਰਿ—ਧਰ ਕੇ । ਚਲੀਐ—ਜੀਵਨ ਗੁਜ਼ਾਰੀਏ । ਭਾਰੁ—ਪ੍ਰਭੂ ਦੇ ਡਰ ਦਾ ਭਾਰ । ਨਦਰੀ—ਪ੍ਰਭੂ ਦੀ (ਮੇਹਰ
ਦੀ) ਨਜ਼ਰ ਨਾਲ । ਕਰਮੀ—ਪ੍ਰਭੂ ਦੀ ਬਖਸ਼ਿਸ਼ ਨਾਲ ।੧।

ਭੈ ਬਿਨੁ—ਪ੍ਰਭੂ ਦਾ ਡਰ (ਹਿਰਦੇ ਵਿਚ ਰੱਖਣ) ਤੋਂ ਬਿਨਾ । ਭੈ—ਪ੍ਰਭੂ ਦੇ ਡਰ ਵਿਚ (ਰਹਿ ਕੇ) । ਭਾਇ—ਪ੍ਰੇਮ
ਨਾਲ । ਸਵਾਰਿ—ਸਵਾਰ ਕੇ, ਸਜਾ ਕੇ, ਸੋਹਣਾ ਬਣਾ ਕੇ ।੧। ਰਹਾਉ ।

ਤਨਿ—ਤਨ ਵਿਚ, ਸਰੀਰ ਵਿਚ । ਅਗਨਿ—ਪ੍ਰਭੂ ਨੂੰ ਮਿਲਣ ਦੀ ਅੱਗ, ਤਾਂਘ । ਭਖੈ—ਭਖਦੀ ਹੈ, ਹੋਰ ਤੇਜ਼ ਹੁੰਦੀ
ਹੈ । ਭੈ ਨਾਲਿ—ਪ੍ਰਭੂ ਦਾ ਡਰ ਰੱਖਣ ਨਾਲ, ਜਿਉਂ ਜਿਉਂ ਇਸ ਯਕੀਨ ਵਿਚ ਜੀਵੀਏ ਕਿ ਉਹ ਸਾਡੇ ਅੰਦਰ ਤੇ ਸਭ ਦੇ
ਅੰਦਰ ਵੱਸਦਾ ਹੈ । ਭਉ ਘੜੀਐ—ਭਉ-ਰੂਪ ਘਾੜਤ ਘੜੀ ਜਾਂਦੀ ਹੈ, ਪ੍ਰਭੂ ਦੇ ਡਰ ਵਿਚ ਰਹਿਣ ਦਾ ਸੁਭਾਉ ਬਣਦਾ
ਜਾਂਦਾ ਹੈ । ਸਵਾਰਿ—ਸਵਾਰ ਕੇ । ਘਾੜਤ—ਜੀਵਨ ਦੀ ਘਾੜਤ । ਕਚ—ਹੋਛੀ, ਬੇ-ਰਸੀ । ਨਿਕਚ—ਬਿਲਕੁਲ
ਹੋਛੀ । ਸਚਾ—ਸਾਂਚਾ, ਕਲਬੂਤ ਜਿਸ ਵਿਚ ਕੋਈ ਨਵੀਂ ਚੀਜ਼ ਢਾਲੀ ਜਾਂਦੀ ਹੈ । ਸਟ—ਸੱਟ, ਚੋਟ, ਉੱਦਮ ।
ਅੰਧਾ—ਅੰਨ੍ਹਾ, ਗਿਆਨ-ਹੀਣ, ਹੋਛਾ-ਪਨ ਪੈਦਾ ਕਰਨ ਵਾਲਾ ।੨।

ਬਾਜੀ—ਸੰਸਾਰ-ਖੇਡ । ਚਾਉ—ਸੰਸਾਰਕ ਚਾਉ । ਸਹਸ—ਹਜ਼ਾਰਾਂ । ਪਵੈ ਨ ਤਾਉ—ਸੇਕ ਨਹੀਂ ਪੈਂਦਾ, ਅਸਰ ਨਹੀਂ
ਹੁੰਦਾ, ਮਨ ਢਲਦਾ ਨਹੀਂ । ਵਾਉ—ਹਵਾ ਵਰਗਾ । ਵਾਉ ਦੁਆਉ—ਵਿਅਰਥ, ਫਜ਼ੂਲ ।੩।

ਅਰਥ :—(ਸੰਸਾਰ ਵਿਕਾਰ-ਭਰਿਆ ਇੱਕ ਐਸਾ ਸਮੁੰਦਰ ਹੈ ਜਿਸ ਵਿਚੋਂ ਪਰਮਾਤਮਾ ਦਾ) ਡਰ ਹਿਰਦੇ ਵਿਚ ਵਸਾਣ
ਤੋਂ ਬਿਨਾ ਕੋਈ ਪਾਰ ਨਹੀਂ ਲੰਘ ਸਕਦਾ । (ਸਿਰਫ਼ ਉਹੀ ਪਾਰ ਲੰਘਦਾ ਹੈ ਜਿਸ ਨੇ) ਪ੍ਰਭੂ ਦੇ ਡਰ ਵਿਚ ਰਹਿ ਕੇ ਅਤੇ
(ਪ੍ਰਭੂ)—ਪਿਆਰ ਦੀ ਰਾਹੀਂ (ਆਪਣਾ ਜੀਵਨ) ਸੰਵਾਰ ਕੇ ਪ੍ਰਭੂ ਦਾ ਡਰ-ਅਦਬ (ਆਪਣੇ ਹਿਰਦੇ ਵਿਚ) ਟਿਕਾ ਰੱਖਿਆ
ਹੈ (ਭਾਵ, ਜਿਸ ਨੇ ਇਹ ਸ਼ਰਧਾ ਬਣਾ ਲਈ ਹੈ ਕਿ ਪ੍ਰਭੂ ਮੇਰੇ ਅੰਦਰ ਅਤੇ ਸਭ ਵਿਚ ਵੱਸਦਾ ਹੈ) ।੧। ਰਹਾਉ ।

ਪ੍ਰਭੂ ਦਾ ਡਰ ਬਹੁਤ ਭਾਰਾ ਹੈ ਇਸ ਦਾ ਤੋਲ ਵੱਡਾ ਹੈ (ਭਾਵ, ਜਿਸ ਮਨੁੱਖ ਦੇ ਅੰਦਰ ਪ੍ਰਭੂ ਦਾ ਡਰ-ਅਦਬ ਵੱਸਦਾ ਹੈ
ਉਸਦਾ ਜੀਵਨ ਗੌਰਾ ਤੇ ਗੰਭੀਰ ਬਣ ਜਾਂਦਾ ਹੈ) । ਜਿਸ ਦੀ ਮਤਿ ਉਸ ਦੇ ਮਨ ਦੇ ਪਿੱਛੇ ਤੁਰਦੀ ਹੈ ਉਹ ਹੋਛੀ ਰਹਿੰਦੀ
ਹੈ, ਉਹ ਹੋਛਾ ਹੀ ਬਚਨ ਬੋਲਦਾ ਹੈ । ਜੇ ਪ੍ਰਭੂ ਦਾ ਡਰ ਸਿਰ ਉੱਤੇ ਧਰ ਕੇ (ਭਾਵ, ਕਬੂਲ ਕਰ ਕੇ) ਜੀਵਨ ਗੁਜ਼ਾਰੀਏ,
ਅਤੇ ਉਸ ਡਰ ਦਾ ਭਾਰ ਸਹਾਰ ਸਕੀਏ (ਭਾਵ, ਪ੍ਰਭੂ ਦਾ ਡਰ-ਅਦਬ ਸੁਖਾਵਾਂ ਲੱਗਣ ਲੱਗ ਪਏ) ਤਾਂ ਪ੍ਰਭੂ ਦੀ ਮਿਹਰ
ਦੀ ਨਜ਼ਰ ਨਾਲ ਪ੍ਰਭੂ ਦੀ ਬਖਸ਼ਿਸ਼ ਨਾਲ (ਮਨੁੱਖਤਾ ਬਾਰੇ) ਗੁਰੂ ਦੀ (ਦੱਸੀ ਹੋਈ) ਵਿਚਾਰ (ਜੀਵਨ ਦਾ ਹਿੱਸਾ ਬਣ
ਜਾਂਦੀ ਹੈ) ।੧।

ਪ੍ਰਭੂ ਦੇ ਡਰ-ਅਦਬ ਵਿਚ ਰਿਹਾਂ ਮਨੁੱਖ ਦੇ ਅੰਦਰ ਪ੍ਰਭੂ ਨੂੰ ਮਿਲਣ ਦੀ ਤਾਂਘ ਟਿਕੀ ਰਹਿੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਨੂੰ) ਸੋਹਣਾ ਬਣਾ ਕੇ ਜਿਉਂ ਜਿਉਂ ਇਸ ਯਕੀਨ ਵਿਚ ਜੀਵੀਏ ਕਿ ਪ੍ਰਭੂ ਸਾਡੇ ਅੰਦਰ ਹੈ ਤੇ ਸਭ ਦੇ ਅੰਦਰ ਮੌਜੂਦ ਹੈ ਇਹ ਤਾਂਘ ਵਧੀਕ ਤੇਜ਼ ਹੁੰਦੀ ਜਾਂਦੀ ਹੈ । ਪ੍ਰਭੂ ਦਾ ਡਰ-ਅਦਬ ਰੱਖਣ ਤੋਂ ਬਿਨਾ (ਸਾਡੀ ਜੀਵਨ-ਉਸਾਰੀ) ਸਾਡੇ ਮਨ ਦੀ ਘਾੜਤ ਹੋਛੀ ਹੋ ਜਾਂਦੀ ਹੈ, ਬਿਲਕੁਲ ਹੋਛੀ ਬਣਦੀ ਜਾਂਦੀ ਹੈ (ਕਿਉਂਕਿ) ਜਿਸ ਸੱਚੇ ਵਿਚ ਜੀਵਨ ਢਲਦਾ ਹੈ ਉਹ ਹੋਛਾ-ਪਨ ਪੈਦਾ ਕਰਨ ਵਾਲਾ ਹੁੰਦਾ ਹੈ, ਸਾਡੇ ਜਤਨ ਭੀ ਅਗਿਆਨਤਾ ਵਾਲੇ ਹੀ ਹੁੰਦੇ ਹਨ ।੨।

ਹੇ ਨਾਨਕ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਬੁੱਧੀ ਜਗਤ-ਖੇਡ ਵਿਚ ਲੱਗੀ ਰਹਿੰਦੀ ਹੈ, (ਜਗਤ-ਤਮਾਸ਼ਿਆਂ ਦਾ ਹੀ) ਚਾਉ ਉਸ ਦੇ ਅੰਦਰ ਪੈਦਾ ਹੁੰਦਾ ਰਹਿੰਦਾ ਹੈ । ਮਨਮੁਖ ਭਾਵੇਂ ਹਜ਼ਾਰਾਂ ਸਿਆਣਪਾਂ ਭੀ ਕਰੇ, ਉਸ ਦਾ ਜੀਵਨ ਠੀਕ ਸੱਚੇ ਵਿਚ ਨਹੀਂ ਢਲਦਾ, ਮਨਮੁਖ ਦਾ ਬੇ-ਥਵਾ ਬੋਲ ਹੁੰਦਾ ਹੈ, ਉਹ ਅੰਨ੍ਹਾ ਊਲ-ਜਲੂਲ ਗੱਲਾਂ ਹੀ ਕਰਦਾ ਹੈ ।੩।੧।

ਗਉੜੀ ਮਹਲਾ ੧ ॥ ਡਰਿ ਘਰੁ, ਘਰਿ ਡਰੁ, ਡਰਿ ਡਰੁ ਜਾਇ ॥ ਸੋ ਡਰੁ ਕੇਹਾ, ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਡਰੀਐ, ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥ ਨਾ ਜੀਉ ਮਰੈ ਨ ਡੂਬੈ ਤਰੈ ॥ ਜਿਨਿ ਕਿਛੁ ਕੀਆ, ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥੨॥ ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥ ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ, ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥ {ਪੰਨਾ ੧੫੧}

ਪਦ ਅਰਥ :—ਡਰਿ—ਡਰ ਨਾਲ, ਪ੍ਰਭੂ ਦੇ ਡਰ-ਅਦਬ ਵਿਚ ਰਿਹਾਂ । ਘਰੁ—ਪ੍ਰਭੂ ਦਾ ਡਰ, ਉਹ ਆਤਮਕ ਅਵਸਥਾ ਜਿਥੇ ਮਨ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ । ਘਰਿ—ਘਰ ਵਿਚ, ਹਿਰਦੇ ਵਿਚ । ਡਰੁ—ਪ੍ਰਭੂ ਦਾ ਡਰ, ਇਹ ਯਕੀਨ ਕਿ ਪ੍ਰਭੂ ਮੇਰੇ ਅੰਦਰ ਵੱਸਦਾ ਹੈ ਤੇ ਸਭ ਵਿਚ ਵੱਸਦਾ ਹੈ । ਡਰੁ ਜਾਇ—(ਦੁਨੀਆ ਦਾ ਹਰੇਕ ਕਿਸਮ ਦਾ) ਸਹਮ ਦੂਰ ਹੋ ਜਾਂਦਾ ਹੈ । ਸੋ ਡਰੁ ਕੇਹਾ—ਪ੍ਰਭੂ ਦਾ ਡਰ ਐਸਾ ਨਹੀਂ ਹੁੰਦਾ ਕਿ । ਜਿਤੁ ਡਰਿ—ਕਿ ਉਸ ਡਰ ਵਿਚ ਰਿਹਾਂ । ਡਰੁ ਪਾਇ—ਦੁਨੀਆ ਵਾਲਾ ਸਹਮ ਟਿਕਿਆ ਰਹੇ । ਜਾਇ—ਥਾਂ । ਰਜਾਇ—ਹੁਕਮ, ਮਰਜ਼ੀ ।੧।

ਡਰੀਐ—ਸਹਮੇ ਰਹੀਏ । ਹੋਰੁ—ਓਪਰਾ, ਕਿਸੇ ਓਪਰੇ ਦਾ । ਡਰਿ ਡਰਿ ਡਰਣਾ—ਸਦਾ ਡਰਦੇ ਰਹਿਣਾ । ਸੋਰੁ—ਰੌਲਾ, ਘਬਰਾਹਟ, ਡੋਲਣ ਦੀ ਨਿਸ਼ਾਨੀ ।੧। ਰਹਾਉ ।

ਜੀਉ—ਜੀਵਾਤਮਾ । ਜਿਨਿ—ਜਿਸ ਪ੍ਰਭੂ ਨੇ । ਕਿਛੁ—ਇਹ ਜਗਤ-ਰਚਨਾ । ਸੋ—ਉਹੀ ਪ੍ਰਭੂ । ਕਿਛੁ—ਸਭ ਕੁਝ । ਆਵੈ—ਜੰਮਦਾ ਹੈ । ਜਾਇ—ਮਰਦਾ ਹੈ । ਆਗੈ ਪਾਛੈ—ਲੋਕ ਪਰਲੋਕ ਵਿਚ । ਸਮਾਇ—ਟਿਕਿਆ ਰਹਿੰਦਾ ਹੈ, ਟਿਕਿਆ ਰਹਿਣਾ ਪੈਂਦਾ ਹੈ ।੨।

ਹੰਸੁ—ਹਿੰਸਾ, ਨਿਰਦਇਤਾ । ਹੇਤੁ—ਮੋਹ । ਅਸਮਾਨੁ—ਸ੍ਵਮਾਨ (ਜਿਵੇਂ ਸ੍ਵਰੂਪ ਤੋਂ ਅਸਰੂਪ) ਅਹੰਕਾਰ । ਭੂਖ—ਤ੍ਰਿਸ਼ਨਾ । ਨੈ—ਨਦੀ । ਸਾਨੁ—ਵਾਂਗ । ਆਧਾਰੁ—(ਆਤਮਕ ਜੀਵਨ ਦਾ) ਆਸਰਾ । ਮਰਿ—ਮਰ ਕੇ, ਡਰ ਵਿਚ ਖਪ ਕੇ, ਡਰ ਡਰ ਕੇ । ਗਵਾਰ ਹੋਹਿ—ਝੱਲੇ ਹੁੰਦੇ ਜਾ ਰਹੇ ਹਨ ।੩।

ਜਿਸ ਕਾ—ਜਿਸ ਕਿਸੇ ਦਾ । ਜਿਸ ਕਾ ਕੋਇ—ਜਿਸ ਕਿਸੇ ਦਾ ਕੋਈ (ਸਹਾਰਾ) ਬਣਦਾ ਹੈ । ਕੋਈ ਕੋਇ ਕੋਇ—ਕੋਈ ਵਿਰਲਾ ਹੀ ਬਣਦਾ ਹੈ । ਸਭੁ ਕੋ—ਹਰੇਕ ਜੀਵ । ਸੋਇ—ਸਾਰ ਲੈਣ ਵਾਲਾ ।੪।

ਅਰਥ :—(ਹੇ ਪ੍ਰਭੂ !) ਤੇਰੇ ਡਰ-ਅਦਬ ਵਿਚ ਰਿਹਾਂ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ ਜਿਥੇ ਮਨ ਤੇਰੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਹਿਰਦੇ ਵਿਚ ਇਹ ਯਕੀਨ ਬਣ ਜਾਂਦਾ ਹੈ ਕਿ ਤੂੰ ਮੇਰੇ ਅੰਦਰ ਵੱਸਦਾ ਹੈਂ ਤੇ ਸਭ ਵਿਚ

ਵੱਸਦਾ ਹੈਂ । ਤੇਰੇ ਡਰ ਵਿਚ ਰਿਹਾਂ (ਦੁਨੀਆ ਦਾ ਹਰੇਕ ਕਿਸਮ ਦਾ) ਸਹਮ ਦੂਰ ਹੋ ਜਾਂਦਾ ਹੈ । ਤੇਰਾ ਡਰ ਐਸਾ ਨਹੀਂ ਹੁੰਦਾ ਕਿ ਉਸ ਡਰ ਵਿਚ ਰਿਹਾਂ ਕੋਈ ਹੋਰ ਸਹਮ ਟਿਕਿਆ ਰਹੇ ।

(ਹੇ ਪ੍ਰਭੂ !) ਤੈਥੋਂ ਬਿਨਾਂ ਜੀਵ ਦਾ ਕੋਈ ਹੋਰ ਥਾਂ-ਆਸਰਾ ਨਹੀਂ ਹੈ । ਜਗਤ ਵਿਚ ਜੋ ਕੁਝ ਹੋ ਰਿਹਾ ਹੈ ਸਭ ਤੇਰੀ ਮਰਜ਼ੀ ਨਾਲ ਹੋ ਰਿਹਾ ਹੈ ।੧।

(ਹੇ ਪ੍ਰਭੂ !) ਤੇਰਾ ਡਰ-ਅਦਬ ਟਿਕਣ ਦੇ ਥਾਂ) ਜੇ ਜੀਵ ਦੇ ਹਿਰਦੇ ਵਿਚ ਕੋਈ ਹੋਰ ਡਰ ਟਿਕਿਆ ਰਹੇ, ਤਾਂ ਜੀਵ ਸਦਾ ਸਹਮਿਆ ਰਹਿੰਦਾ ਹੈ, ਮਨ ਦੀ ਘਬਰਾਹਟ ਮਨ ਦਾ ਸਹਮ ਹਰ ਵੇਲੇ ਬਣਿਆ ਰਹਿੰਦਾ ਹੈ ।੧। ਰਹਾਉ।

(ਪ੍ਰਭੂ ਦੇ ਡਰ-ਅਦਬ ਵਿਚ ਰਿਹਾਂ ਹੀ ਇਹ ਯਕੀਨ ਬਣ ਸਕਦਾ ਹੈ ਕਿ) ਜੀਵ ਨਾਹ ਮਰਦਾ ਹੈ ਨਾਹ ਕਿਤੇ ਡੁੱਬ ਸਕਦਾ ਹੈ ਨਾਹ ਕਿਤੇ ਤਰਦਾ ਹੈ (ਭਾਵ, ਜੇਹੜਾ ਕਿਤੇ ਡੁਬਦਾ ਹੀ ਨਹੀਂ ਉਸ ਦੇ ਤਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ) । (ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਜਿਸ ਪਰਮਾਤਮਾ ਨੇ ਇਹ ਜਗਤ ਬਣਾਇਆ ਹੈ ਉਹੀ ਸਭ ਕੁਝ ਕਰ ਰਿਹਾ ਹੈ, ਉਸ ਦੇ ਹੁਕਮ ਵਿਚ ਹੀ ਜੀਵ ਜੰਮਦਾ ਹੈ ਤੇ ਹੁਕਮ ਵਿਚ ਹੀ ਮਰਦਾ ਹੈ, ਲੋਕ ਪਰਲੋਕ ਵਿਚ ਜੀਵ ਨੂੰ ਉਸ ਦੇ ਹੁਕਮ ਵਿਚ ਟਿਕੇ ਰਹਿਣਾ ਪੈਂਦਾ ਹੈ ।੨।

(ਜਿਸ ਹਿਰਦੇ ਵਿਚ ਪ੍ਰਭੂ ਦਾ ਡਰ-ਅਦਬ ਨਹੀਂ ਹੈ, ਮੋਹ ਹੈ, ਅਹੰਕਾਰ ਹੈ, ਉਸ ਹਿਰਦੇ ਵਿਚ ਤ੍ਰਿਸ਼ਨਾ ਦੀ ਕਾਂਗ ਨਦੀ ਵਾਂਗ (ਠਾਠਾਂ ਮਾਰ ਰਹੀ) ਹੈ । ਪ੍ਰਭੂ ਦਾ ਡਰ-ਅਦਬ ਹੀ ਆਤਮਕ ਜੀਵਨ ਦੀ ਖੁਰਾਕ ਹੈ, ਆਤਮਾ ਦਾ ਆਸਰਾ ਹੈ; ਜੋ ਇਹ ਖੁਰਾਕ ਨਹੀਂ ਖਾਂਦੇ ਉਹ (ਦੁਨੀਆ ਦੇ) ਸਹਮ ਵਿਚ ਰਹਿ ਕੇ ਕਮਲੇ ਹੋਏ ਰਹਿੰਦੇ ਹਨ ।੩।

(ਹੇ ਪ੍ਰਭੂ ! ਤੇਰੇ ਡਰ-ਅਦਬ ਵਿਚ ਰਿਹਾਂ ਹੀ ਇਹ ਯਕੀਨ ਬਣਦਾ ਹੈ ਕਿ) ਜਿਸ ਕਿਸੇ ਦਾ ਕੋਈ ਸਹਾਈ ਬਣਦਾ ਹੈ ਕੋਈ ਵਿਰਲਾ ਹੀ ਬਣਦਾ ਹੈ (ਭਾਵ, ਕਿਸੇ ਦਾ ਕੋਈ ਸਦਾ ਲਈ ਸਾਥੀ ਸਹਾਇਕ ਨਹੀਂ ਬਣ ਸਕਦਾ), ਪਰ ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ, ਤੂੰ ਸਭ ਦੀ ਸਾਰ ਰੱਖਣ ਵਾਲਾ ਹੈਂ ।

ਹੇ ਨਾਨਕ ! ਜਿਸ ਪਰਮਾਤਮਾ ਦੇ ਇਹ ਸਾਰੇ ਜੀਵ ਜੰਤ ਪੈਦਾ ਕੀਤੇ ਹੋਏ ਹਨ (ਜੀਵਾਂ ਵਾਸਤੇ) ਉਸੇ ਦਾ ਹੀ ਇਹ ਧਨ-ਮਾਲ (ਬਣਾਇਆ ਹੋਇਆ) ਹੈ । (ਇਸ ਤੋਂ ਵਧ ਇਹ) ਵਿਚਾਰਨਾ ਤੇ ਆਖਣਾ (ਕਿ ਉਹ ਪ੍ਰਭੂ ਆਪਣੇ ਪੈਦਾ ਕੀਤੇ ਜੀਵਾਂ ਦੀ ਕਿਵੇਂ ਸੰਭਾਲ ਕਰਦਾ ਹੈ) ਔਖਾ ਕੰਮ ਹੈ । ।੪।੨।

ਗਉੜੀ ਮਹਲਾ ੧ ॥ ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥੧॥ ਕਹਣਾ ਹੈ, ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤਿ ਨਹੀ ਪਾਇ ॥੧॥ ਰਹਾਉ ॥ ਸਰਮ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥੨॥ ਸਾਹਾ ਸੰਜੋਗੁ ਵੀਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥ {ਪੰਨਾ ੧੫੧-੧੫੨}

ਨੋਟ :—ਇਸ ਸ਼ਬਦ ਵਿਚ ਜੀਵ-ਇਸਤ੍ਰੀ ਤੇ ਪ੍ਰਭੂ-ਪਤੀ ਦੇ ਜੋਗ (ਮਿਲਾਪ) ਦਾ ਜ਼ਿਕਰ ਹੈ ।

ਪਦ ਅਰਥ :—ਮਤਿ—ਉੱਚੀ ਮਤਿ । ਸਤੁ—ਦਾਨ, ਖਲਕਤ ਦੀ ਸੇਵਾ । ਵਿਸੇਖੁ—ਉਚੇਚਾ । ਏਹੁ ਸਤੁ ਵਿਸੇਖੁ ਭਾਈ—ਇਸ ਦਾਨ (ਖਲਕ-ਸੇਵਾ) ਨੂੰ ਉਚੇਚਾ ਭਰਾ । ਕਰਿ—ਕਰੇ, ਬਣਾਏ ।੧।

ਕਹਣਾ ਹੈ—(ਰਤਾ-ਮਾੜ) ਬਿਆਨ ਹੈ । ਤਉ—ਤੇਰੀ ।੧। ਰਹਾਉ।

ਸਰਮ—ਮਿਹਨਤ, ਉੱਦਮ । ਦੁਇ—ਦੋਵੇਂ (ਉੱਦਮ ਅਤੇ ਉੱਚੀ ਸੁਰਤਿ) । ਸਸੁਰ—ਸਹੁਰਾ ਅਤੇ ਸੱਸ । ਕਰਣੀ—ਸੁਚੱਜੀ ਜ਼ਿੰਦਗੀ । ਕਾਮਣਿ—ਇਸਤ੍ਰੀ । ਮਨ—ਹੇ ਮਨ ! ਕਰਿ ਲਏ—(ਜੀਵ) ਬਣਾ ਲਏ ।੨।

ਸਾਹਾ—ਵਿਆਹ ਵਾਸਤੇ ਸੋਧਿਆ ਹੋਇਆ ਮੁਹੂਰਤ । ਸੰਜੋਗੁ—ਮਿਲਾਪ, ਸਤ-ਸੰਗ । ਵਿਜੋਗੁ—ਦੁਨੀਆ ਵਲੋਂ ਵਿਛੋੜਾ, ਨਿਰਮੋਹਤਾ । ਸੰਤਤਿ—ਸੰਤਾਨ । ਜੋਗੁ—ਮਿਲਾਪ, ਪ੍ਰਭੂ-ਮਿਲਾਪ ।੩।

ਅਰਥ :—ਹੇ ਪ੍ਰਭੂ ! ਤੇਰੇ ਨਾਲ ਮਿਲਾਪ-ਅਵਸਥਾ ਬਿਆਨ ਨਹੀਂ ਹੋ ਸਕਦੀ, ਰਤਾ-ਮਾੜ ਦੱਸੀ ਹੈ, (ਕਿਉਂਕਿ) ਹੇ ਪ੍ਰਭੂ ! ਤੇਰੀ ਕੁਦਰਤਿ ਦਾ ਪੂਰਾ ਮੁੱਲ ਨਹੀਂ ਪੈ ਸਕਦਾ (ਭਾਵ, ਕੁਦਰਤਿ ਕਿਹੋ ਜਿਹੀ ਹੈ—ਇਹ ਦੱਸਿਆ ਨਹੀਂ ਜਾ ਸਕਦਾ) ।੧। ਰਹਾਉ।

ਜੇ ਕੋਈ ਜੀਵ-ਇਸਤ੍ਰੀ ਉੱਚੀ ਮਤਿ ਨੂੰ ਆਪਣੀ ਮਾਂ ਬਣਾ ਲਏ (ਉੱਚੀ ਮਤਿ ਦੀ ਗੋਦੀ ਵਿਚ ਪਲੇ) ਸੰਤੋਖ ਨੂੰ ਆਪਣਾ ਪਿਉ ਬਣਾਏ (ਸੰਤੋਖ-ਪਿਤਾ ਦੀ ਨਿਗਰਾਨੀ ਵਿਚ ਰਹੇ), ਖਲਕਤ ਦੀ ਸੇਵਾ ਨੂੰ ਉਚੇਚਾ ਭਰਾ ਬਣਾਏ (ਖਲਕਤ ਦੀ ਸੇਵਾ-ਰੂਪ ਭਰਾ ਦਾ ਜੀਵਨ ਉੱਤੇ ਵਿਸ਼ੇਸ਼ ਅਸਰ ਪਏ)।੧।; ਉੱਦਮ ਅਤੇ ਉੱਚੀ ਸੁਰਤਿ ਇਹ ਦੋਵੇਂ ਉਸ ਜੀਵ-ਇਸਤ੍ਰੀ ਦੇ ਸੱਸ ਸੁਹਰਾ ਬਣਨ; ਤੇ ਹੇ ਮਨ ! ਜੇ ਜੀਵ ਸੁਚੱਜੀ ਜ਼ਿੰਦਗੀ ਨੂੰ ਇਸਤ੍ਰੀ ਬਣਾ ਲਏ ।੨।;

ਜੇ ਸਤ ਸੰਗ (ਵਿਚ ਜਾਣਾ) ਪ੍ਰਭੂ ਨਾਲ ਵਿਆਹ ਦਾ ਸਾਹਾ ਸੋਧਿਆ ਜਾਏ (ਭਾਵ, ਜਿਵੇਂ ਵਿਆਹ ਵਾਸਤੇ ਸੋਧਿਆ ਹੋਇਆ ਸਾਹਾ ਟਾਲਿਆ ਨਹੀਂ ਜਾ ਸਕਦਾ, ਤਿਵੇਂ ਸਤ ਸੰਗ ਵਿਚੋਂ ਕਦੇ ਨ ਖੁੰਝੇ), ਜੇ (ਸਤ ਸੰਗ ਵਿਚ ਰਹਿ ਕੇ ਦੁਨੀਆ ਨਾਲੋਂ) ਨਿਰਮੋਹਤਾ-ਰੂਪ (ਪ੍ਰਭੂ ਨਾਲ) ਵਿਆਹ ਹੋ ਜਾਏ; ਤਾਂ (ਇਸ ਵਿਆਹ ਵਿਚੋਂ) ਸੱਚ (ਭਾਵ, ਪ੍ਰਭੂ ਦਾ ਸਦਾ ਹਿਰਦੇ ਵਿਚ ਟਿਕੇ ਰਹਿਣਾ, ਉਸ ਜੀਵ-ਇਸਤ੍ਰੀ ਦੀ) ਸੰਤਾਨ ਹੈ ।

ਹੇ ਨਾਨਕ ! ਆਖ—ਇਹ ਹੈ (ਸੱਚਾ) ਪ੍ਰਭੂ-ਮਿਲਾਪ ।੩।੩।

ਗਉੜੀ ਮਹਲਾ ੧ ॥ ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥ ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥ ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥ ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥੨॥ ਜੈ ਕਾਰਣਿ ਤਟਿ ਤੀਰਥ ਜਾਗੀ ॥ ਰਤਨ ਪਦਾਰਥ ਘਟ ਹੀ ਮਾਗੀ ॥ ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਈ ਵਸਤੁ ਨ ਜਾਣੈ ॥੩॥ ਹਉ ਨ ਮੂਆ ਮੇਰੀ ਮੁਈ ਬਲਾਇ ॥ ਓਹੁ ਨ ਮੂਆ ਜੋ ਰਹਿਆ ਸਮਾਇ ॥ ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥੪॥੪॥ {ਪੰਨਾ ੧੫੨}

ਪਦ ਅਰਥ :—ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ, ਆਪਣੇ ਅਸਲੇ ਨੂੰ । ਬੀਚਾਰੇ—ਵਿਚਾਰਦਾ ਹੈ, ਚੇਤੇ ਰੱਖਦਾ ਹੈ, ਪੜਤਾਲਤਾ ਰਹਿੰਦਾ ਹੈ । ਸੁ—ਉਹ ਮਨੁੱਖ । ਗਿਆਨੀ—ਗਿਆਨਵਾਨ, ਆਤਮਕ ਜੀਵਨ ਦੀ ਸੂਝ ਵਾਲਾ । ਸੋਈ—ਉਹ (ਪਰਮਾਤਮਾ) ਹੀ । ਕਥਤਾ ਬਕਤਾ—(ਹਰੇਕ ਜੀਵ ਵਿਚ ਵਿਆਪਕ ਹੋ ਕੇ) ਬੋਲਣ ਵਾਲਾ । ਸੁਨਤਾ—ਸੁਣਨ ਵਾਲਾ ।੧। ਰਹਾਉ।

ਪਉਣੈ ਕਾ—ਹਵਾ ਦਾ । ਮੇਲੁ—ਇਕੱਠ । ਚਪਲ—ਕਿਸੇ ਇੱਕ ਥਾਂ ਨਾਹ ਟਿਕਣ ਵਾਲੀ । ਖੇਲੁ—ਖੇਡ, ਦੌੜ-ਭੱਜ । ਨਉ ਦਰਵਾਜੇ—ਅੱਖਾਂ, ਕੰਨ, ਨੱਕ, ਮੂੰਹ ਆਦਿਕ ਨੌਂ ਗੌਲਕਾਂ । ਦੁਆਰੁ—ਦਰਵਾਜ਼ਾ । ਦਸਵਾ ਦੁਆਰੁ—ਦਸਵਾਂ ਦਰਵਾਜ਼ਾ (ਜਿਸ ਰਾਹੀਂ ਬਾਹਰਲੇ ਜਗਤ ਨਾਲ ਮਨੁੱਖ ਦੇ ਅੰਦਰਲੇ ਦੀ ਜਾਣ-ਪਛਾਣ ਬਣੀ ਰਹਿੰਦੀ ਹੈ), ਦਿਮਾਗ । ਰੇ ਗਿਆਨੀ—ਹੇ ਗਿਆਨਵਾਨ ! ਹੇ ਆਤਮਕ ਜੀਵਨ ਦੀ ਸੂਝ ਵਾਲੇ ! ਬੁਝੁ—ਸਮਝ ਲੈ ।੧।

ਦੇਹੀ ਮਾਟੀ—ਮਿੱਟੀ ਆਦਿਕ ਤੱਤਾਂ ਦਾ ਬਣਿਆ ਸਰੀਰ । ਬੋਲੈ ਪਉਣੁ—ਸੁਆਸ ਚੱਲ ਰਿਹਾ ਹੈ । ਮੂਆ ਕਉਣੁ—(ਗੁਰੂ ਨੂੰ ਮਿਲਿਆਂ) ਕੌਣ ਮਰਦਾ ਹੈ ? ਸੁਰਤਿ—ਮਾਇਆ ਵਾਲੇ ਪਾਸੇ ਦੀ ਖਿੱਚ । ਬਾਦੁ—(ਮਾਇਆ ਦੀ ਖ਼ਾਤਰ ਮਨ ਦਾ) ਝਗੜਾ । ਓਹੁ—ਉਹ (ਜੀਵਾਤਮਾ) ।੨।

ਜੈ ਕਾਰਣਿ—ਜਿਸ (ਰਤਨ ਪਦਾਰਥ) ਦੀ ਖ਼ਾਤਰ । ਤਟਿ—ਕੰਢੇ ਉੱਤੇ । ਤਟਿ ਤੀਰਥ—ਤੀਰਥਾਂ ਦੇ ਕੰਢੇ ਤੇ । ਜਾਗੀ—ਜਾਹਿ, ਜਾਂਦੇ ਹਨ । ਘਟ ਹੀ ਮਾਗੀ—ਹਿਰਦੇ ਵਿਚ ਹੀ । ਪੜਿ—ਪੜ੍ਹ ਕੇ । ਬਾਦੁ—ਚਰਚਾ, ਬਹਸ । ਵਖਾਣੈ—ਉਚਾਰਦਾ ਹੈ । ਭੀਤਰਿ—ਹਿਰਦੇ ਵਿਚ ਹੀ, ਅੰਦਰ ਹੀ ।੩।

ਹਉ—ਮੈਂ, ਜੀਵਾਤਮਾ । ਬਲਾਇ—ਮਮਤਾ-ਰੂਪ ਚੁੜੇਲ । ਗੁਰਿ—ਗੁਰੂ ਨੇ । ਜਾਤਾ—ਜੰਮਦਾ ।੪।

ਅਰਥ :—ਹੇ ਭਾਈ ! ਜਿਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਵਾਲਾ ਹੋ ਜਾਂਦਾ ਹੈ (ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਉਹ ਪਰਮਾਤਮਾ ਹੀ (ਹਰੇਕ ਜੀਵ ਵਿਚ ਵਿਆਪਕ ਹੋ ਕੇ) ਬੋਲਣ ਵਾਲਾ ਹੈ ਸੁਣਨ ਵਾਲਾ ਹੈ ।੧। ਰਹਾਉ।

ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ ! (ਗੁਰੂ ਦੀ ਸਰਨ ਪੈ ਕੇ) ਇਹ ਗੱਲ ਸਮਝ ਲੈ (ਕਿ ਜਦੋਂ) ਹਵਾ ਪਾਣੀ ਅੱਗ (ਆਦਿਕ ਤੱਤਾਂ ਦਾ) ਮਿਲਾਪ ਹੁੰਦਾ ਹੈ (ਤਦੋਂ ਇਹ ਸਰੀਰ ਬਣਦਾ ਹੈ, ਤੇ ਇਸ ਵਿਚ) ਚੰਚਲ ਅਤੇ ਕਿਤੇ ਇੱਕ ਥਾਂ ਨਾਹ ਟਿਕਣ ਵਾਲੀ ਬੁੱਧੀ ਦੀ ਦੋੜ-ਭੱਜ (ਸ਼ੁਰੂ ਹੋ ਜਾਂਦੀ ਹੈ) । (ਸਰੀਰ ਦੀਆਂ) ਨੌਂ ਹੀ ਗੋਲਕਾਂ (ਇਸ ਦੋੜ-ਭੱਜ ਵਿਚ ਸ਼ਾਮਿਲ ਰਹਿੰਦੀਆਂ ਹਨ, ਸਿਰਫ) ਦਿਮਾਗ (ਹੀ ਹੈ ਜਿਸ ਰਾਹੀਂ ਆਤਮਕ ਜੀਵਨ ਦੀ ਸੂਝ ਪੈ ਸਕਦੀ ਹੈ) ।੧।

ਹੇ ਗਿਆਨਵਾਨ ਮਨੁੱਖ ! ਇਸ ਗੱਲ ਨੂੰ ਸਮਝ (ਕਿ ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਮਨੁੱਖ ਦੇ ਅੰਦਰੋਂ ਸਿਰਫ ਆਪਾ-ਭਾਵ ਦੀ ਮੌਤ ਹੁੰਦੀ ਹੈ, ਉੱਥੇ) ਹੋਰ ਕੁਝ ਨਹੀਂ ਮਰਦਾ, ਮਿੱਟੀ ਆਦਿਕ ਤੱਤਾਂ ਤੋਂ ਬਣੇ ਇਸ ਸਰੀਰ ਵਿਚ ਸੁਆਸ ਚੱਲਦਾ ਹੀ ਰਹਿੰਦਾ ਹੈ । (ਹਾਂ, ਗੁਰੂ ਮਿਲਿਆਂ ਮਨੁੱਖ ਦੇ ਅੰਦਰੋਂ ਮਾਇਆ ਵਾਲੇ ਪਾਸੇ ਦੀ) ਖਿੱਚ ਮਰ ਜਾਂਦੀ ਹੈ, (ਮਾਇਆ ਦੀ ਖ਼ਾਤਰ ਮਨ ਦਾ) ਝਗੜਾ ਮਰ ਜਾਂਦਾ ਹੈ (ਮਨੁੱਖ ਦੇ ਅੰਦਰੋਂ ਮਾਇਆ ਦਾ) ਅਹੰਕਾਰ ਮਰ ਜਾਂਦਾ ਹੈ । ਪਰ ਉਹ (ਆਤਮਾ) ਨਹੀਂ ਮਰਦਾ ਜੋ ਸਭ ਦੀ ਸੰਭਾਲ ਕਰਨ ਵਾਲੇ ਪਰਮਾਤਮਾ ਦੀ ਅੰਸ਼ ਹੈ ।੨।

ਹੇ ਭਾਈ ! ਜਿਸ (ਨਾਮ-ਰਤਨ) ਦੀ ਖ਼ਾਤਰ ਲੋਕ ਤੀਰਥਾਂ ਦੇ ਕੰਢੇ ਤੇ ਜਾਂਦੇ ਹਨ, ਉਹ ਕੀਮਤੀ ਰਤਨ (ਮਨੁੱਖ ਦੇ) ਹਿਰਦੇ ਵਿਚ ਹੀ ਵੱਸਦਾ ਹੈ । (ਵੇਦ ਆਦਿਕ ਪੁਸਤਕਾਂ ਦਾ ਵਿਦਵਾਨ) ਪੰਡਿਤ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਭੀ) ਚਰਚਾ ਕਰਦਾ ਰਹਿੰਦਾ ਹੈ । ਉਹ ਪੰਡਿਤ (ਆਪਣੇ) ਅੰਦਰ ਵੱਸਦੇ ਨਾਮ-ਪਦਾਰਥ ਨਾਲ ਸਾਂਝ ਨਹੀਂ ਪਾਂਦਾ ।੩।

ਹੇ ਨਾਨਕ ! ਆਖ—(ਜਿਸ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਦਰਸ਼ਨ ਕਰਾ ਦਿੱਤਾ, ਉਸ ਨੂੰ ਇਹ ਦਿੱਸ ਪੈਂਦਾ ਹੈ ਕਿ ਪ੍ਰਭੂ ਜੰਮਦਾ ਮਰਦਾ ਨਹੀਂ । (ਉਸ ਨੂੰ) ਇਹ ਦਿੱਸ ਪੈਂਦਾ ਹੈ ਕਿ ਜੀਵਾਤਮਾ ਨਹੀਂ ਮਰਦਾ, (ਮਨੁੱਖ ਦੇ ਅੰਦਰੋਂ) ਮਾਇਆ ਦੀ ਮਮਤਾ-ਰੂਪ ਚੁੜੇਲ ਹੀ ਮਰਦੀ ਹੈ । ਸਭ ਜੀਵਾਂ ਵਿਚ ਵਿਆਪਕ ਪਰਮਾਤਮਾ ਕਦੇ ਨਹੀਂ ਮਰਦਾ ।੪।੪।

ਗਉੜੀ ਮਹਲਾ ੧ ਦਖਣੀ ॥ ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਆਪਿ ਭੁਲਾਏ ਠਉਰ ਨ ਠਾਉ ॥ ਤੂੰ ਸਮਝਾਵਹਿ ਮੇਲਿ ਮਿਲਾਉ ॥੧॥ ਨਾਮੁ ਮਿਲੈ ਚਲੈ ਮੈ ਨਾਲਿ ॥ ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥ ਖੇਤੀ ਵਣਜੁ ਨਾਵੈ ਕੀ ਓਟ ॥ ਪਾਪੁ ਪੁੰਨੁ ਬੀਜ ਕੀ ਪੋਟ ॥ ਕਾਮੁ ਕ੍ਰੋਧੁ ਜੀਅ ਮਹਿ ਚੋਟ ॥ ਨਾਮੁ ਵਿਸਾਰਿ ਚਲੇ ਮਨਿ ਖੋਟ ॥੨॥ ਸਾਚੇ ਗੁਰ ਕੀ ਸਾਚੀ ਸੀਖ ॥ ਤਨੁ ਮਨੁ ਸੀਤਲੁ ਸਾਚੁ ਪਰੀਖ ॥ ਜਲ ਪੁਰਾਇਨਿ ਰਸ ਕਮਲ ਪਰੀਖ ॥ ਸਬਦਿ ਰਤੇ ਮੀਠੇ ਰਸ ਈਖ ॥੩॥ ਹੁਕਮਿ ਸੰਜੋਗੀ ਗੜਿ ਦਸ ਦੁਆਰ ॥ ਪੰਚ ਵਸਹਿ ਮਿਲਿ ਜੋਤਿ ਅਪਾਰ ॥ ਆਪਿ ਤੁਲੈ ਆਪੇ ਵਣਜਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੫॥ {ਪੰਨਾ ੧੫੨}

ਪਦ ਅਰਥ :—ਸੁਣਿ ਸੁਣਿ—(“ਸਾਚੇ ਗੁਰ ਦੀ ਸਾਚੀ ਸੀਖ”) ਸੁਣ ਸੁਣ ਕੇ । ਬੂਝੈ—(ਜੋ ਮਨੁੱਖ ਉਸ “ਸੀਖ” ਨੂੰ) ਸਮਝਦਾ ਹੈ । ਮਾਨੈ—ਮੰਨ ਲੈਂਦਾ ਹੈ, ਯਕੀਨ ਕਰ ਲੈਂਦਾ ਹੈ (ਕਿ ‘ਨਾਉ’ ਹੀ ਸੱਚਾ ਵਣਜ ਹੈ) । ਮੇਲਿ—(“ਸਾਚੇ ਗੁਰ ਕੀ ਸਾਚੀ ਸੀਖ” ਵਿਚ) ਜੋੜ ਕੇ । ਮਿਲਾਉ—ਮਿਲਾਪ ।੧।

ਮੈ ਨਾਲਿ—(ਜਗਤ ਤੋਂ ਤੁਰਨ ਵੇਲੇ) ਮੇਰੇ ਨਾਲ (ਜਦੋਂ ਹੋਰ ਸਭ ਕੁਝ ਇਥੇ ਹੀ ਰਹਿ ਜਾਏਗਾ) । ਕਾਲਿ—ਕਾਲ ਵਿਚ, ਮੌਤ ਦੇ ਡਰ ਵਿਚ । ਬਾਧੀ—ਬੱਝੀ ਹੋਈ, ਜਕੜੀ ਹੋਈ ।੧। ਰਹਾਉ।

ਬੀਜ ਕੀ ਪੋਟ—ਬੀਜ ਦੀ ਪੋਟਲੀ {ਨੋਟ :—ਜਿਹੜਾ ਭੀ ਚੰਗਾ ਮੰਦਾ ਕਰਮ ਮਨੁੱਖ ਕਰਦਾ ਹੈ, ਉਸ ਦਾ ਸੰਸਕਾਰ ਮਨ ਵਿਚ ਟਿਕ ਜਾਂਦਾ ਹੈ । ਉਹ ਸੰਸਕਾਰ ਅਗਾਂਹ ਨੂੰ ਉਹੋ ਜਿਹੇ ਹੋਰ ਕਰਮ ਕਰਨ ਲਈ ਪ੍ਰੇਰਨਾ ਕਰਦਾ ਹੈ । ਸੋ, ਉਹ ਕੀਤਾ ਹੋਇਆ ਚੰਗਾ ਮੰਦਾ ਕਰਮ ਬੀਜ ਦਾ ਕੰਮ ਦੇਂਦਾ ਹੈ । ਜਿਹੋ ਜਿਹਾ ਬੀਜ ਬੀਜੀਏ, ਉਹੋ ਜਿਹਾ ਫਲ ਤਿਆਰ ਹੋ

ਜਾਂਦਾ ਹੈ} । ਜੀਅ ਮਹਿ—(ਜਿਨ੍ਹਾਂ ਮਨੁੱਖਾਂ ਦੇ) ਹਿਰਦੇ ਵਿਚ । ਚਲੇ—(ਜਗਤ ਵਿਚੋਂ) ਜਾਂਦੇ ਹਨ । ਮਨਿ—ਮਨ ਵਿਚ (ਖੋਟ ਵਿਕਾਰ) । ੨।

ਪਰੀਖ—ਪਰਖ, ਪਛਾਣ । ਪੁਰਾਇਨਿ—ਚੌਖੱਤੀ । ਰਸ ਕਮਲ—ਜਲ ਦਾ ਕੋਲ ਫੁੱਲ । ਰਸ ਈਖ—ਈਖ ਰਸ, ਗੰਨੇ ਦਾ ਰਸ, ਗੰਨੇ ਦੀ ਰਹੁ । ੩।

ਹੁਕਮਿ—ਪ੍ਰਭੂ ਦੇ ਹੁਕਮ ਵਿਚ । ਸੰਜੋਗੀ—ਸੰਜੋਗਾਂ ਅਨੁਸਾਰ, ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ । ਗੜਿ—ਗੜ ਵਿਚ, ਸਰੀਰ-ਕਿਲ੍ਹੇ ਵਿਚ । ਦਸ ਦੁਆਰ ਗੜਿ—ਦਸਾਂ ਦਰਾਂ ਵਾਲੇ ਸਰੀਰ-ਗੜ੍ਹ ਵਿਚ । ਪੰਚ—ਸੰਤ ਜਨ । ਮਿਲਿ—ਮਿਲ ਕੇ । ਤੁਲੈ—ਤੁਲਦਾ ਹੈ, ਵਣਜੀਦਾ ਹੈ । ਆਪੇ—ਆਪ ਹੀ । ਵਣਜਾਰ—ਵਣਜ ਕਰਨ ਵਾਲਾ । ਨਾਮਿ—ਨਾਮ ਵਿਚ (ਜੋੜ ਕੇ) । ੪।

ਅਰਥ :—ਜੇ ਮਨੁੱਖ (“ਸਾਚੇ ਗੁਰ ਕੀ ਸਾਚੀ ਸੀਖ”) ਸੁਣ ਸੁਣ ਕੇ ਉਸ ਨੂੰ ਵਿਚਾਰਦਾ-ਸਮਝਦਾ ਹੈ ਤੇ ਇਹ ਯਕੀਨ ਬਣਾ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਅਸਲ ਵਣਜ-ਵਪਾਰ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ । ਜਿਸ ਮਨੁੱਖ ਨੂੰ ਪ੍ਰਭੂ (ਇਸ ਪਾਸੇ ਵਲੋਂ) ਖੁੰਝਾ ਦੇਂਦਾ ਹੈ, ਉਸ ਨੂੰ ਕੋਈ ਹੋਰ (ਆਤਮਕ) ਸਹਾਰਾ ਨਹੀਂ ਮਿਲ ਸਕਦਾ ।

ਹੇ ਪ੍ਰਭੂ ! ਜਿਸ ਨੂੰ ਤੂੰ ਆਪ ਬਖਸ਼ੇਂ, ਉਸ ਨੂੰ ਤੂੰ (ਗੁਰੂ ਦੀ ਸਿੱਖਿਆ ਵਿਚ) ਮੇਲ ਕੇ (ਆਪਣੇ ਚਰਨਾਂ ਦਾ) ਮਿਲਾਪ (ਬਖਸ਼ਦਾ ਹੈ) । ੧।

ਹੇ ਪ੍ਰਭੂ ! ਮੇਰੀ ਇਹੀ ਅਰਦਾਸ ਹੈ ਕਿ ਮੈਨੂੰ ਤੇਰਾ) ਨਾਮ ਮਿਲ ਜਾਏ, (ਤੇਰਾ ਨਾਮ ਹੀ ਜਗਤ ਤੋਂ ਤੁਰਨ ਵੇਲੇ) ਮੇਰੇ ਨਾਲ ਜਾ ਸਕਦਾ ਹੈ । ਤੇਰਾ ਨਾਮ ਸਿਮਰਨ ਤੋਂ ਬਿਨਾ ਸਾਰੀ ਲੁਕਾਈ ਮੌਤ ਦੇ ਸਹਮ ਵਿਚ ਜਕੜੀ ਪਈ ਹੈ । ੧। ਰਹਾਉ।

(ਹੇ ਭਾਈ !) ਪਰਮਾਤਮਾ ਦੇ ਨਾਮ ਦਾ ਆਸਰਾ (ਇਸ ਤਰ੍ਹਾਂ ਲਵੋ ਜਿਸ ਤਰ੍ਹਾਂ) ਖੇਤੀ ਨੂੰ, ਵਣਜ ਨੂੰ ਆਪਣੇ ਸਰੀਰਕ ਨਿਰਬਾਹ ਦਾ ਸਹਾਰਾ ਬਣਾਂਦੇ ਹੋ । (ਕੋਈ ਭੀ ਕੀਤਾ ਹੋਇਆ) ਪਾਪ ਜਾਂ ਪੁੰਨ (ਹਰੇਕ ਜੀਵ ਲਈ ਅਗਾਂਹ ਵਾਸਤੇ) ਬੀਜ ਦੀ ਪੋਟਲੀ ਬਣ ਜਾਂਦਾ ਹੈ । (ਉਹ ਚੰਗਾ ਮੰਦਾ ਕੀਤਾ ਕਰਮ ਮਨ ਦੇ ਅੰਦਰ ਸੰਸਕਾਰ-ਰੂਪ ਵਿਚ ਟਿਕ ਕੇ ਉਹੋ ਜਿਹੇ ਕਰਮ ਕਰਨ ਲਈ ਪ੍ਰੇਰਨਾ ਕਰਦਾ ਰਹਿੰਦਾ ਹੈ) । ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ (ਪ੍ਰਭੂ ਦੇ ਨਾਮ ਦੇ ਥਾਂ) ਕਾਮ ਕ੍ਰੋਧ (ਆਦਿਕ ਵਿਕਾਰ) ਚੋਟ ਲਾਂਦਾ ਰਹਿੰਦਾ ਹੈ (ਪ੍ਰੇਰਨਾ ਕਰਦਾ ਰਹਿੰਦਾ ਹੈ) ਉਹ ਬੰਦੇ ਪ੍ਰਭੂ ਦਾ ਨਾਮ ਵਿਸਾਰ ਕੇ (ਇਥੋਂ) ਮਨ ਵਿਚ (ਵਿਕਾਰਾਂ ਦੀ) ਖੋਟ ਲੈ ਕੇ ਹੀ ਤੁਰ ਪੈਂਦੇ ਹਨ । ੨।

ਜਿਨ੍ਹਾਂ ਮਨੁੱਖਾਂ ਨੂੰ ਸੱਚੇ ਸਤਿਗੁਰੂ ਦੀ ਸੱਚੀ ਸਿੱਖਿਆ ਪ੍ਰਾਪਤ ਹੁੰਦੀ ਹੈ, ਉਹਨਾਂ ਦਾ ਮਨ ਸ਼ਾਂਤ ਰਹਿੰਦਾ ਹੈ ਉਹਨਾਂ ਦਾ ਸਰੀਰ ਸ਼ਾਂਤ ਰਹਿੰਦਾ ਹੈ (ਭਾਵ, ਉਹਨਾਂ ਦੇ ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟੇ ਰਹਿੰਦੇ ਹਨ) ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਪਛਾਣ ਲੈਂਦੇ ਹਨ (ਸਾਂਝ ਪਾ ਲੈਂਦੇ ਹਨ) । ਜਿਵੇਂ ਪਾਣੀ ਦੀ ਚੌਖੱਤੀ, ਜਿਵੇਂ ਪਾਣੀ ਦਾ ਕੋਲ ਫੁਲ (ਪਾਣੀ ਤੋਂ ਬਿਨਾ ਜੀਉਂਦੇ ਨਹੀਂ ਰਹਿ ਸਕਦੇ, ਤਿਵੇਂ ਉਹਨਾਂ ਦੀ ਜਿੰਦ ਪ੍ਰਭੂ-ਨਾਮ ਦਾ ਵਿਛੋੜਾ ਸਹਾਰ ਨਹੀਂ ਸਕਦੀ) । ਉਹ ਗੁਰੂ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ, ਉਹ ਮਿੱਠੇ ਸੁਭਾਵ ਵਾਲੇ ਹੁੰਦੇ ਹਨ, ਜਿਵੇਂ ਗੰਨੇ ਦੀ ਰਹੁ ਮਿੱਠੀ ਹੈ । ੩।

ਪ੍ਰਭੂ ਦੇ ਹੁਕਮ ਵਿਚ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਸੰਤ ਜਨ ਅਪਾਰ ਪ੍ਰਭੂ ਦੇ ਜੋਤਿ ਨਾਲ ਮਿਲ ਕੇ ਇਸ ਦਸ-ਦੁਆਰੀ ਸਰੀਰ-ਕਿਲ੍ਹੇ ਵਿਚ ਵੱਸਦੇ ਹਨ (ਕਾਮ ਕ੍ਰੋਧ ਆਦਿਕ ਕੋਈ ਵਿਕਾਰ ਇਸ ਕਿਲ੍ਹੇ ਵਿਚ ਉਹਨਾਂ ਉੱਤੇ ਚੋਟ ਨਹੀਂ ਕਰਦਾ ਉਹਨਾਂ ਦੇ ਅੰਦਰ) ਪ੍ਰਭੂ ਆਪ (ਨਾਮ-ਵੱਖਰ ਬਣ ਕੇ) ਵਣਜਿਆ ਜਾ ਰਿਹਾ ਹੈ, ਤੇ, ਹੇ ਨਾਨਕ ! (ਉਹਨਾਂ ਸੰਤ ਜਨਾਂ ਨੂੰ) ਆਪਣੇ ਨਾਮ ਵਿਚ ਜੋੜ ਕੇ (ਆਪ ਹੀ) ਉਹਨਾਂ ਦਾ ਜੀਵਨ ਸੁਚੱਜਾ ਬਣਾਂਦਾ ਹੈ । ੪। ੫।

ਨੋਟ :—ਇਸ ਸ਼ਬਦ ਦੇ ਸਿਰਲੇਖ ਨੂੰ ਧਿਆਨ ਨਾਲ ਪੜ੍ਹਨ ਦੀ ਲੋੜ ਹੈ । ਲਫਜ਼ “ਦਖਣੀ” ਨੂੰ ‘ਗਉੜੀ’ ਦੇ ਨਾਲ ਵਰਤਣਾ ਹੈ । ਰਾਗਣੀ ‘ਗਉੜੀ’ ਦੀ “ਦਖਣੀ” ਕਿਸਮ ਹੈ । ਇਸੇ ਤਰ੍ਹਾਂ ਪੰਨਾ ੯੨੯ ਉੱਤੇ ਸਿਰਲੇਖ ਹੈ “ਰਾਮਕਲੀ ਮਹਲਾ ੧ ਦਖਣੀ ਓਅੰਕਾਰੁ” । ਇਥੇ ਭੀ ਲਫਜ਼ “ਦਖਣੀ” ਨੂੰ ਲਫਜ਼ “ਰਾਮਕਲੀ” ਦੇ ਨਾਲ ਵਰਤਣਾ ਹੈ । ਬਾਣੀ ਦਾ ਨਾਮ ਹੈ “ਓਅੰਕਾਰੁ” । “ਦਖਣੀ ਓਅੰਕਾਰੁ” ਆਖਣਾ ਗ਼ਲਤ ਹੈ ।

ਗਉੜੀ ਮਹਲਾ ੧ ॥ ਜਾਤੋ ਜਾਇ ਕਹਾ ਤੇ ਆਵੈ ॥ ਕਹ ਉਪਜੈ ਕਹ ਜਾਇ ਸਮਾਵੈ ॥ ਕਿਉ ਬਾਧਿਓ ਕਿਉ ਮੁਕਤੀ ਪਾਵੈ ॥ ਕਿਉ ਅਬਿਨਾਸੀ ਸਹਜਿ ਸਮਾਵੈ ॥੧॥ ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥ ਨਰਹਰ ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥ ਸਹਜੇ ਆਵੈ ਸਹਜੇ ਜਾਇ ॥ ਮਨ ਤੇ ਉਪਜੈ ਮਨ ਮਾਹਿ ਸਮਾਇ ॥ ਗੁਰਮੁਖਿ ਮੁਕਤੋ ਬੰਧੁ ਨ ਪਾਇ ॥ ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥ ਤਰਵਰ ਪੰਖੀ ਬਹੁ ਨਿਸਿ ਬਾਸੁ ॥ ਸੁਖ ਦੁਖੀਆ ਮਨਿ ਮੋਹ ਵਿਣਾਸੁ ॥ ਸਾਝ ਬਿਹਾਗ ਤਕਹਿ ਆਗਾਸੁ ॥ ਦਹ ਦਿਸਿ ਧਾਵਹਿ ਕਰਮਿ ਲਿਖਿਆਸੁ ॥੩॥ ਨਾਮ ਸੰਜੋਗੀ ਗੋਇਲਿ ਥਾਟੁ ॥ ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ ਬਿਨੁ ਵਖਰ ਸੂਨੋ ਘਰੁ ਹਾਟੁ ॥ ਗੁਰ ਮਿਲਿ ਖੋਲੇ ਬਜਰ ਕਪਾਟੁ ॥੪॥ ਸਾਧੁ ਮਿਲੈ ਪੂਰਬ ਸੰਜੋਗੁ ॥ ਸਚਿ ਰਹਸੇ ਪੂਰੇ ਹਰਿ ਲੋਗੁ ॥ ਮਨੁ ਤਨੁ ਦੇ, ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥੫॥੬॥ {ਪੰਨਾ ੧੫੨}

ਪਦ ਅਰਥ :—ਜਾਤੋ ਜਾਇ—(ਕਿਵੇਂ) ਜਾਤੋ ਜਾਇ, ਕਿਵੇਂ ਸਮਝਿਆ ਜਾਏ ? {“ਤੇਰਾ ਕੀਤਾ ਜਾਤੋ ਨਾਹੀ”} । ਕਹ ਉਪਜੈ—ਕਿਥੋਂ ਪੈਦਾ ਹੁੰਦੀ ਹੈ (ਕਾਮਨਾ) ? ਕਿਉ ਬਾਧਿਓ—ਕਿਵੇਂ (ਕਾਮਨਾ ਵਿਚ) ਬੱਝ ਜਾਂਦਾ ਹੈ ? ਮੁਕਤੀ—ਖਲਾਸੀ, ਆਜ਼ਾਦੀ । ਅਬਿਨਾਸੀ ਸਹਜਿ—ਅਟੱਲ ਸਹਜ ਵਿਚ, ਸਦਾ-ਥਿਰ ਰਹਿਣ ਵਾਲੀ ਅਡੋਲ ਅਵਸਥਾ ਵਿਚ ।੧।

ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ । ਨਰਹਰ ਨਾਮੁ—ਪਰਮਾਤਮਾ ਦਾ ਨਾਮ । ਨਿਹਕਾਮੁ—ਕਾਮਨਾ-ਰਹਿਤ, ਵਾਸਨਾ-ਰਹਿਤ ।੧। ਰਹਾਉ ।

ਸਹਜੇ—ਕੁਦਰਤੀ ਨਿਯਮ ਅਨੁਸਾਰ । ਆਵੈ—(ਵਾਸਨਾ) ਪੈਦਾ ਹੁੰਦੀ ਹੈ । ਮਨ ਤੇ—ਮਨ ਤੋਂ । ਗੁਰਮੁਖਿ—ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ । ਮੁਕਤੋ—ਵਾਸਨਾ ਤੋਂ ਮੁਕਤ । ਬੰਧੁ—ਵਾਸਨਾ ਦੀ ਕੈਦ । ਬੀਚਾਰਿ—ਵਿਚਾਰ ਕੇ । ਨਾਇ—ਨਾਮ ਦੀ ਰਾਹੀਂ ।੨।

ਤਰਵਰ ਪੰਖੀ ਬਹੁ—ਰੁੱਖਾਂ ਉੱਤੇ ਅਨੇਕਾਂ ਪੰਛੀ । ਨਿਸਿ—ਰਾਤ ਵੇਲੇ । ਵਿਣਾਸੁ—ਆਤਮਕ ਮੌਤ । ਸਾਝ—ਸ਼ਾਮ । ਬਿਹਾਗ—ਸਵੇਰ । ਤਕਹਿ—ਤੱਕਦੇ ਹਨ । ਦਹਦਿਸਿ—ਦਸੀਂ ਪਾਸੀਂ । ਕਰਮਿ—ਕੀਤੇ ਕਰਮ ਅਨੁਸਾਰ । ਕਰਮਿ ਲਿਖਿਆਸੁ—ਕੀਤੇ ਕਰਮ ਅਨੁਸਾਰ ਜੋ ਸੰਸਕਾਰ ਮਨ ਵਿਚ ਉੱਕਰਿਆ ਹੁੰਦਾ ਹੈ ।੩।

ਨਾਮ ਸੰਜੋਗੀ—ਨਾਮ ਦੀ ਸਾਂਝ ਬਣਾਣ ਵਾਲੇ । ਗੋਇਲਿ—ਗੋਇਲ ਵਿਚ । ਥਾਟੁ—ਥਾਂ । ਗੋਇਲ—ਔੜ ਸਮੇਂ ਲੋਕ ਦਰਿਆਵਾਂ ਕੰਢੇ ਆਪਣਾ ਮਾਲ-ਡੰਗਰ ਹਰਾ ਘਾਹ ਚਾਰਨ ਲਈ ਲੈ ਆਉਂਦੇ ਹਨ; ਉਸ ਹਰਿਆਵਲ ਵਾਲੇ ਥਾਂ ਨੂੰ ਗੋਇਲ ਕਹਿੰਦੇ ਹਨ; ਇਹ ਪ੍ਰਬੰਧ ਆਰਜ਼ੀ ਹੀ ਹੁੰਦਾ ਹੈ; ਜਦੋਂ ਮੀਂਹ ਪੈਂਦਾ ਹੈ ਲੋਕ ਆਪੋ ਆਪਣੇ ਵਤਨ ਵਾਪਸ ਚਲੇ ਜਾਂਦੇ ਹਨ । ਬਿਖੁ ਮਾਟੁ—ਵਿਹੁਲਾ ਮਟਕਾ । ਫੂਟੈ—ਫੁਟ ਜਾਂਦਾ ਹੈ । ਸੂਨੋ—ਸੁੰਵਾ । ਹਾਟੁ—ਹੱਟ, ਹਿਰਦਾ । ਗੁਰ ਮਿਲਿ—ਗੁਰੂ ਨੂੰ ਮਿਲ ਕੇ । ਬਜਰ—ਕਰੜੇ । ਕਪਾਟੁ—ਕਵਾੜ, ਭਿੱਤ ।੪।

ਸਾਧੁ—ਗੁਰੂ । ਪੂਰਬ ਸੰਜੋਗ—ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਉੱਘੜਨ ਨਾਲ । ਸਚਿ—ਸੱਚ ਵਿਚ, ਸਦਾ-ਥਿਰ ਪ੍ਰਭੂ ਵਿਚ । ਰਹਸੇ—ਖਿੜੇ ਹੋਏ, ਪ੍ਰਸੰਨ । ਦੇ—ਦੇ ਕੇ, ਅਰਪਨ ਕਰ ਕੇ । ਲੈ—(ਜੋ) ਲੈਂਦੇ ਹਨ (ਨਾਮ) । ਸਹਜਿ—ਸਹਿਜ ਵਿਚ, ਅਡੋਲਤਾ ਵਿਚ (ਟਿਕ ਕੇ) । ਸੁਭਾਇ—ਪ੍ਰੇਮ ਵਿਚ (ਟਿਕ ਕੇ) । ਲਾਗਉ—ਲਾਗਉਂ, ਮੈਂ ਲੱਗਦਾ ਹਾਂ । ਪਾਇ—ਪੈਰੀਂ ।੫।

ਅਰਥ :—ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਅੰਮ੍ਰਿਤ ਵੱਸਦਾ ਹੈ, ਜੋ ਮਨੁੱਖ ਮੂੰਹੋਂ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ ਪ੍ਰਭੂ ਦਾ ਨਾਮ ਲੈ ਕੇ ਪ੍ਰਭੂ ਵਾਂਗ ਕਾਮਨਾ-ਰਹਿਤ (ਵਾਸਨਾ-ਰਹਿਤ) ਹੋ ਜਾਂਦਾ ਹੈ ।੧। ਰਹਾਉ।

(ਪਰ) ਇਹ ਕਿਵੇਂ ਸਮਝ ਆਵੇ ਕਿ (ਇਹ ਵਾਸਨਾ) ਕਿਥੋਂ ਆਉਂਦੀ ਹੈ, (ਵਾਸਨਾ) ਕਿਥੋਂ ਪੈਦਾ ਹੁੰਦੀ ਹੈ, ਕਿਥੇ ਜਾ ਕੇ ਮੁੱਕ ਜਾਂਦੀ ਹੈ ? ਮਨੁੱਖ ਕਿਵੇਂ ਇਸ ਵਾਸਨਾ ਵਿਚ ਬੱਝ ਜਾਂਦਾ ਹੈ ? ਕਿਵੇਂ ਇਸ ਤੋਂ ਖਲਾਸੀ ਹਾਸਲ ਕਰਦਾ ਹੈ ? (ਖਲਾਸੀ ਪਾ ਕੇ) ਕਿਵੇਂ ਅਟੱਲ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ? ।੧।

(ਗੁਰੂ ਦੇ ਸਨਮੁਖ ਹੋਇਆਂ ਇਹ ਸਮਝ ਆਉਂਦੀ ਹੈ ਕਿ) ਵਾਸਨਾ ਕੁਦਰਤੀ ਨਿਯਮ ਅਨੁਸਾਰ ਪੈਦਾ ਹੋ ਜਾਂਦੀ ਹੈ । ਕੁਦਰਤੀ ਨਿਯਮ ਅਨੁਸਾਰ ਹੀ ਮੁੱਕ ਜਾਂਦੀ ਹੈ (ਮਨਮੁਖਤਾ ਦੀ ਹਾਲਤ ਵਿਚ) ਮਨ ਤੋਂ ਪੈਦਾ ਹੁੰਦੀ ਹੈ (ਗੁਰੂ ਦੇ ਸਨਮੁਖ ਹੋਇਆਂ) ਮਨ ਵਿਚ ਹੀ ਖ਼ਤਮ ਹੋ ਜਾਂਦੀ ਹੈ । ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਵਾਸਨਾ ਤੋਂ ਬਚਿਆ ਰਹਿੰਦਾ ਹੈ, ਵਾਸਨਾ (ਉਸ ਦੇ ਰਾਹ ਵਿਚ) ਬੰਨ੍ਹ ਨਹੀਂ ਮਾਰ ਸਕਦੀ । ਗੁਰੂ ਦੇ ਸ਼ਬਦ ਨੂੰ ਵਿਚਾਰ ਕੇ ਉਹ ਮਨੁੱਖ ਪ੍ਰਭੂ ਦੇ ਨਾਮ ਦੀ ਰਾਹੀਂ ਵਾਸਨਾ (ਦੇ ਜਾਲ) ਵਿਚੋਂ ਬਚ ਜਾਂਦਾ ਹੈ ।੨।

(ਜਿਵੇਂ) ਰਾਤ ਵੇਲੇ ਅਨੇਕਾਂ ਪੰਛੀ ਰੁੱਖਾਂ ਉੱਤੇ ਵਸੇਰਾ ਕਰ ਲੈਂਦੇ ਹਨ (ਤਿਵੇਂ ਜੀਵ ਜਗਤ ਵਿਚ ਰੈਣ-ਬਸੇਰੇ ਲਈ ਆਉਂਦੇ ਹਨ), ਕੋਈ ਸੁਖੀ ਹਨ ਕੋਈ ਦੁਖੀ ਹਨ, ਕਈਆਂ ਦੇ ਮਨ ਵਿਚ ਮਾਇਆ ਦਾ ਮੋਹ ਬਣ ਜਾਂਦਾ ਹੈ, ਤੇ ਉਹ ਆਤਮਕ ਮੌਤ ਸਹੇੜ ਲੈਂਦੇ ਹਨ । ਪੰਛੀ ਸ਼ਾਮ ਵੇਲੇ ਰੁੱਖਾਂ ਤੇ ਆ ਟਿਕਦੇ ਹਨ, ਸਵੇਰੇ ਅਕਾਸ਼ ਨੂੰ ਤੱਕਦੇ ਹਨ (ਚਾਨਣ ਵੇਖ ਕੇ) ਦਸੀਂ ਪਾਸੀਂ ਉੱਡ ਜਾਂਦੇ ਹਨ, ਤਿਵੇਂ ਜੀਵ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਦਸੀਂ ਪਾਸੀਂ ਭਟਕਦੇ ਫਿਰਦੇ ਹਨ ।੩।

ਜਿਵੇਂ ਔੜ ਲੱਗਣ ਤੇ ਲੋਕ ਦਰਿਆਵਾਂ ਕੰਢੇ ਹਰਿਆਵਲੇ ਥਾਂ ਵਿਚ ਚਾਰ ਦਿਨਾਂ ਦਾ ਟਿਕਾਣਾ ਬਣਾ ਲੈਂਦੇ ਹਨ, ਤਿਵੇਂ ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਵਾਲੇ ਬੰਦੇ ਜਗਤ ਵਿਚ ਚੰਦ-ਰੋਜ਼ਾ ਟਿਕਾਣਾ ਸਮਝਦੇ ਹਨ । ਉਹਨਾਂ ਦੇ ਅੰਦਰੋਂ ਕਾਮ ਕ੍ਰੋਧ ਆਦਿਕ ਦਾ ਵਿਹੁਲਾ ਮਟਕਾ ਭੱਜ ਜਾਂਦਾ ਹੈ (ਭਾਵ, ਉਹਨਾਂ ਦੇ ਅੰਦਰ ਕਾਮਾਦਿਕ ਵਿਕਾਰ ਜ਼ੋਰ ਨਹੀਂ ਪਾਂਦੇ) । ਜੋ ਮਨੁੱਖ ਨਾਮ-ਵੱਖਰ ਤੋਂ ਵਾਂਜੇ ਰਹਿੰਦੇ ਹਨ ਉਹਨਾਂ ਦਾ ਹਿਰਦਾ-ਹੱਟ ਸੱਖਣਾ ਹੁੰਦਾ ਹੈ (ਉਹਨਾਂ ਦੇ ਸੁੰਵੇ ਹਿਰਦੇ-ਘਰ ਨੂੰ, ਮਾਨੋ, ਜੰਦਰੇ ਵੱਜੇ ਰਹਿੰਦੇ ਹਨ) । ਗੁਰੂ ਨੂੰ ਮਿਲ ਕੇ ਉਹ ਕਰੜੇ ਕਵਾੜ ਖੁਲ੍ਹ ਜਾਂਦੇ ਹਨ ।੪।

ਜਿਨ੍ਹਾਂ ਮਨੁੱਖਾਂ ਨੂੰ ਪੁਰਬਲੇ ਕੀਤੇ ਕਰਮਾਂ ਦੇ ਸੰਸਕਾਰ ਉੱਘੜਨ ਤੇ ਗੁਰੂ ਮਿਲਦਾ ਹੈ, ਉਹ ਪੂਰੇ ਪੁਰਸ਼ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਖਿੜੇ ਰਹਿੰਦੇ ਹਨ ।

ਹੇ ਨਾਨਕ ! (ਆਖ—) ਜੋ ਮਨੁੱਖ ਮਨ ਗੁਰੂ ਦੇ ਹਵਾਲੇ ਕਰ ਕੇ ਸਰੀਰ ਗੁਰੂ ਦੇ ਹਵਾਲੇ ਕਰ ਕੇ ਅਡੋਲਤਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ (ਨਾਮ ਦੀ ਦਾਤਿ ਗੁਰੂ ਤੋਂ) ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ ।੫।੬।

ਗਉੜੀ ਮਹਲਾ ੧ ॥ ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੂੰਜੀ ਪਾਪ ਲੋਭ ਕੀ ਕੀਤੁ ॥ ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥ ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥ ਅਗਨਿ ਪਾਣੀ ਬੋਲੈ ਭੜਵਾਉ ॥ ਜਿਹਵਾ ਇੰਦ੍ਰੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥੨॥ ਸਬਦਿ ਮਰੈ ਫਿਰਿ ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ ਥਿਰ ਨਾਰਾਇਣੁ ਕਰੇ ਸੁ ਹੋਇ ॥੩॥ ਬੋਹਿਥਿ ਚੜਉ ਜਾ ਆਵੈ ਵਾਰੁ ॥ ਠਾਕੇ ਬੋਹਿਥਿ ਦਰਗਹ ਮਾਰ ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥ ਨਾਨਕ ਦਰਿ ਘਰਿ ਏਕੰਕਾਰੁ ॥੪॥੧॥ {ਪੰਨਾ ੧੫੩}

ਪਦ ਅਰਥ :—ਝੂਠ ਵਿਕਾਰਿ—ਝੂਠ ਬੋਲਣ ਦੇ ਭੈੜ ਵਿਚ । ਜਾਗੈ—ਤਤਪਰ ਹੋ ਜਾਂਦਾ ਹੈ । ਹਿਤ—ਮੋਹ, ਖਿੱਚ । ਜਾਗੈ ਹਿਤ—ਪ੍ਰੇਰਨਾ ਹੁੰਦੀ ਹੈ, ਖਿੱਚ ਪੈਂਦੀ ਹੈ । ਤਰੁ—{rj1~—a raft} ਤੁਲਹਾ । ਤਾਰੀ—{rfj—a boat} ਬੋੜੀ । ਸੁਚੀਤੁ—ਚਿੱਤ ਨੂੰ ਪਵਿੱਤ੍ਰ ਕਰਨ ਵਾਲਾ ।੧।

ਵਾਹੁ—ਅਸਚਰਜ । ਨਿਰਮਲੁ—ਪਵਿਤ੍ਰ । ਤੂੰ ਏਕ—ਸਿਰਫ ਤੂੰ ਹੀ । ੧। ਰਹਾਉ।

ਭੜਵਾਉ—ਭੈੜਾ ਵਾਕ, ਤੱਤਾ-ਠੰਢਾ ਬੋਲ । ਏਕ ਸੁਆਉ—ਇਕ ਇਕ ਚਸਕਾ । ਦਿਸਟਿ—ਨਜ਼ਰ, ਧਿਆਨ, ਰੁਚੀ । ਵਿਕਾਰੀ—ਵਿਕਾਰੀ, ਵਿਕਾਰਾਂ ਵਲ । ਆਪੁ—ਆਪਾ-ਭਾਵ । ੨।

ਮਰੈ—ਆਪਾ-ਭਾਵ ਵਲੋਂ ਮਰੇ । ਮਰਣੁ—ਆਤਮਕ ਮੌਤ । ਪੂਰਾ—ਪੂਰਨ, ਮੁਕੰਮਲ ਉਕਾਈ-ਰਹਿਤ । ਪਰਪੰਚਿ—ਪਰਪੰਚ ਵਿਚ, ਜਗਤ-ਖੇਡ ਵਿਚ । ਦੋਇ—ਦ੍ਵੈਤ ਵਿਚ, ਮੇਰ-ਤੇਰ ਵਿਚ । ਬਿਰੁ—ਅਡੋਲ-ਚਿੱਤ । ਸੁ—ਉਹ ਮਨੁੱਖ । ੩।

ਬੋਹਿਥਿ—ਜਹਾਜ਼ ਵਿਚ, ਨਾਮ-ਜਹਾਜ਼ ਵਿਚ । ਵਾਰ—ਵਾਰੀ, ਅਵਸਰ । ਠਾਕੇ—ਰੋਕੇ ਹੋਏ । ਸਾਲਾਹੀ—ਮੈਂ ਸਾਲਾਹ ਸਕਦਾ ਹਾਂ । ਧੰਨੁ—{/kU;—excellent} ਸ਼੍ਰੇਸ਼ਟ । ਦਰਿ—(ਗੁਰੂ ਦੇ) ਦਰ ਤੇ (ਡਿੱਗਿਆਂ) । ਘਰਿ—ਹਿਰਦੇ ਵਿਚ । ੪।

ਅਰਥ :—ਹੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ! ਤੂੰ ਅਚਰਜ ਹੈਂ ਤੂੰ ਅਚਰਜ ਹੈਂ । (ਤੇਰੇ ਵਰਗਾ ਹੋਰ ਕੋਈ ਨਹੀਂ); (ਕਾਮ ਆਦਿਕ ਵਿਕਾਰਾਂ ਤੋਂ ਬਚਣ ਲਈ) ਮੈਨੂੰ ਸਿਰਫ ਤੇਰਾ ਹੀ ਆਸਰਾ ਹੈ । ਮੈਂ ਪਾਪੀ ਹਾਂ, ਸਿਰਫ ਤੂੰ ਹੀ ਪਵਿਤ੍ਰ ਕਰਨ ਦੇ ਸਮਰੱਥ ਹੈਂ । ੧। ਰਹਾਉ।

(ਮੇਰੇ ਅੰਦਰ) ਕਾਮ (ਪ੍ਰਬਲ) ਹੈ ਕ੍ਰੋਧ (ਪ੍ਰਬਲ) ਹੈ, ਮੇਰਾ ਚਿੱਤ ਮਾਇਆ ਵਿਚ (ਮਗਨ ਰਹਿੰਦਾ) ਹੈ । ਝੂਠ ਬੋਲਣ ਦੇ ਭੈੜ ਵਿਚ ਮੇਰਾ ਹਿਤ ਜਾਗਦਾ ਹੈ ਮੇਰਾ ਚਿੱਤ ਤਤਪਰ ਹੁੰਦਾ ਹੈ । ਮੈਂ ਪਾਪ ਤੇ ਲੋਭ ਦੀ ਰਾਸਿ-ਪੂੰਜੀ ਇਕੱਠੀ ਕੀਤੀ ਹੋਈ ਹੈ । (ਤੇਰੀ ਮਿਹਰ ਨਾਲ ਜੇ ਮੇਰੇ) ਮਨ ਵਿਚ ਤੇਰਾ ਪਵਿਤ੍ਰ ਕਰਨ ਵਾਲਾ ਨਾਮ (ਵੱਸ ਪਏ ਤਾਂ ਇਹ ਮੇਰੇ ਲਈ) ਤੁਲਹਾ ਹੈ ਬੇੜੀ ਹੈ । ੧।

(ਜੀਵ ਦੇ ਅੰਦਰ ਕਦੇ) ਅੱਗ (ਦਾ ਜ਼ੋਰ ਪੈ ਜਾਂਦਾ) ਹੈ (ਕਦੇ) ਪਾਣੀ (ਪ੍ਰਬਲ ਹੋ ਜਾਂਦਾ) ਹੈ (ਇਸ ਵਾਸਤੇ ਇਹ) ਤੱਤਾ-ਠੰਢਾ ਬੋਲ ਬੋਲਦਾ ਰਹਿੰਦਾ ਹੈ । ਜੀਤ ਆਦਿਕ ਹਰੇਕ ਇੰਦ੍ਰੀ ਨੂੰ ਆਪੋ ਆਪਣਾ ਚਸਕਾ (ਲੱਗਾ ਹੋਇਆ) ਹੈ, ਨਿਗਾਹ ਵਿਕਾਰਾਂ ਵਲ ਰਹਿੰਦੀ ਹੈ, (ਮਨ ਵਿਚ) ਨਾਹ ਡਰ ਹੈ ਨਾਹ ਪ੍ਰੇਮ ਹੈ (ਅਜੇਹੀ ਹਾਲਤ ਵਿਚ ਪ੍ਰਭੂ ਦਾ ਨਾਮ ਕਿਵੇਂ ਮਿਲੇ ?) । ਜੀਵ ਆਪਾ-ਭਾਵ ਨੂੰ ਖਤਮ ਕਰੇ, ਤਾਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਸਕਦਾ ਹੈ । ੨।

ਜਦੋਂ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦਾ ਹੈ, ਤਾਂ ਇਸ ਨੂੰ ਆਤਮਕ ਮੌਤ ਨਹੀਂ ਹੁੰਦੀ । ਆਪਾ-ਭਾਵ ਦੇ ਖਤਮ ਹੋਣ ਤੋਂ ਬਿਨਾ ਮਨੁੱਖ ਪੂਰਨ ਨਹੀਂ ਹੋ ਸਕਦਾ (ਉਕਾਈਆਂ ਤੋਂ ਬਚ ਨਹੀਂ ਸਕਦਾ, ਸਗੋਂ) ਮਨ ਮਾਇਆ ਦੇ ਛਲ ਵਿਚ ਦ੍ਵੈਤ ਵਿਚ ਫਸਿਆ ਰਹਿੰਦਾ ਹੈ । (ਜੀਵ ਦੇ ਭੀ ਕੀਹ ਵੱਸ ?) ਜਿਸ ਨੂੰ ਪਰਮਾਤਮਾ ਆਪ ਅਡੋਲ-ਚਿੱਤ ਕਰਦਾ ਹੈ ਉਹੀ ਹੁੰਦਾ ਹੈ । ੩।

ਮੈਂ (ਪ੍ਰਭੂ ਦੇ ਨਾਮ) ਜਹਾਜ਼ ਵਿਚ (ਤਦੋਂ ਹੀ) ਚੜ੍ਹ ਸਕਦਾ ਹਾਂ, ਜਦੋਂ (ਉਸ ਦੀ ਮਿਹਰ ਨਾਲ) ਮੈਨੂੰ ਵਾਰੀ ਮਿਲੇ । ਜੇਹੜੇ ਬੰਦਿਆਂ ਨੂੰ ਨਾਮ-ਜਹਾਜ਼ ਤੇ ਚੜ੍ਹਨਾ ਨਹੀਂ ਮਿਲਦਾ, ਉਹਨਾਂ ਨੂੰ ਪ੍ਰਭੂ ਦੀ ਦਰਗਾਹ ਵਿਚ ਖੁਆਰੀ ਮਿਲਦੀ ਹੈ (ਧੱਕੇ ਪੈਂਦੇ ਹਨ, ਪ੍ਰਭੂ ਦਾ ਦੀਦਾਰ ਨਸੀਬ ਨਹੀਂ ਹੁੰਦਾ) ।

(ਅਸਲ ਗੱਲ ਇਹ ਹੈ ਕਿ) ਗੁਰੂ ਦਾ ਦਰ ਸਭ ਤੋਂ ਸ਼੍ਰੇਸ਼ਟ ਹੈ (ਗੁਰੂ ਦੇ ਦਰ ਤੇ ਰਹਿ ਕੇ ਹੀ) ਮੈਂ ਪਰਮਾਤਮਾ ਦੀ ਸਿਫਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ ! (ਗੁਰੂ ਦੇ) ਦਰ ਤੇ ਰਿਹਾਂ ਹੀ ਹਿਰਦੇ ਵਿਚ ਪਰਮਾਤਮਾ ਦਾ ਦਰਸਨ ਹੁੰਦਾ ਹੈ । ੪। ੨।

ਗਉੜੀ ਮਹਲਾ ੧ ॥ ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥ ਜਤੁ ਸਤੁ

ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥੩॥ ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥

ਪਦ ਅਰਥ :—ਉਲਟਿਓ—ਪਰਤਿਆ ਹੈ, ਮਾਇਆ ਦੇ ਮੋਹ ਵਲੋਂ ਹਟਿਆ ਹੈ । ਕਮਲੁ—ਹਿਰਦਾ-ਕਮਲ । ਬ੍ਰਹਮ ਬੀਚਾਰਿ—ਬ੍ਰਹਮ ਨੂੰ ਵਿਚਾਰ ਕੇ, ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਚਿੱਤ ਜੋੜਿਆਂ । ਅੰਮ੍ਰਿਤ ਧਾਰ—ਅੰਮ੍ਰਿਤ ਦੀ ਧਾਰ, ਨਾਮ-ਅੰਮ੍ਰਿਤ ਦੀ ਵਰਖਾ । ਗਗਨਿ—ਗਗਨ ਵਿਚ, ਆਕਾਸ਼ ਵਿਚ, ਚਿੱਤ-ਰੂਪ ਆਕਾਸ਼ ਵਿਚ, ਚਿਦਾਕਾਸ਼ ਵਿਚ । ਦਸ ਦੁਆਰਿ—ਦਸਵੇਂ ਦੁਆਰ ਵਿਚ, ਦਿਮਾਗ ਵਿਚ । ਅੰਮ੍ਰਿਤਧਾਰ ਦਸ ਦੁਆਰਿ—ਦਿਮਾਗ ਵਿਚ ਨਾਮ ਦੀ ਵਰਖਾ ਹੁੰਦੀ ਹੈ, ਦਿਮਾਗ ਵਿਚ ਠੰਢ ਪੈਂਦੀ ਹੈ (ਭਾਵ, ਦਿਮਾਗ ਵਿਚ ਪਹਿਲਾਂ ਦੁਨੀਆ ਦੇ ਝੰਮੇਲਿਆਂ ਦੀ ਤੇਜ਼ੀ ਸੀ, ਸਿਫਤਿ-ਸਾਲਾਹ ਦੀ ਬਰਕਤਿ ਨਾਲ ਸ਼ਾਂਤੀ ਹੋ ਗਈ) । ਤ੍ਰਿਭਵਣੁ—ਤਿੰਨ ਭਵਨ, ਸਾਰਾ ਸੰਸਾਰ । ਬੇਧਿਆ—ਵਿੰਨੁ ਲਿਆ, ਵਿਆਪਕ । ਮੁਰਾਰਿ—{ਮੁਰ ਦਾ ਅਰੀ} ਪਰਮਾਤਮਾ ।੧।

ਭਰਮੁ—ਭਟਕਣਾ, ਮਾਇਆ ਦੀ ਦੌੜ-ਭੱਜ । ਮਨਿ ਮਾਨਿਐ—ਜੇ ਮਨ ਮੰਨ ਜਾਏ, ਜੇ ਮਨ ਨਾਮ-ਰਸ ਵਿਚ ਟਿਕ ਜਾਏ । ਅੰਮ੍ਰਿਤ ਰਸੁ—ਆਤਮਕ ਜੀਵਨ ਦੇਣ ਵਾਲਾ ਨਾਮ-ਰਸ । ਪੀਜੈ—ਪੀ ਲਈਦਾ ਹੈ ।੧।ਰਹਾਉ।

ਜੀਤਿ—ਜਿੱਤ ਕੇ । ਜਨਮੁ ਜੀਤਿ—ਜਨਮ ਜਿੱਤ ਕੇ, ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਕੇ । ਮਰਣਿ—ਮਰਨ ਵਿਚ, ਸੁਆਰਥ ਦੀ ਮੌਤ ਵਿਚ । ਮਨੁ ਮਾਨਿਆ—ਮਨ ਪਤੀਜ ਜਾਂਦਾ ਹੈ । ਮਰਣਿ ਮਨੁ ਮਾਨਿਆ—ਆਪਾ-ਭਾਵ ਵਲੋਂ ਮੌਤ ਵਿਚ ਮਨ ਪਤੀਜ ਜਾਂਦਾ ਹੈ, ਮਨ ਨੂੰ ਇਹ ਗੱਲ ਪਸੰਦ ਆ ਜਾਂਦੀ ਹੈ ਕਿ ਖੁਦਗਰਜ਼ੀ ਨਾਹ ਰਹੇ । ਆਪਿ—ਆਪਾ-ਭਾਵ ਵਲੋਂ । ਮਨ ਤੇ—ਮਨ ਤੋਂ, ਅੰਦਰੋਂ ਹੀ । ਜਾਨਿਆ—ਸਮਝ ਆ ਜਾਂਦੀ ਹੈ । ਨਜਰਿ—ਪ੍ਰਭੂ ਦੀ ਮਿਹਰ ਦੀ ਨਜ਼ਰ । ਘਰੁ—ਪਰਮਾਤਮਾ ਦਾ ਟਿਕਾਣਾ, ਪ੍ਰਭੂ-ਚਰਨਾਂ ਵਿਚ ਟਿਕਾਓ । ਘਰ ਤੇ—ਘਰ ਤੋਂ, ਹਿਰਦੇ ਵਿਚ ਹੀ ।੨।

ਜਤੁ—ਇੰਦ੍ਰਿਆਂ ਨੂੰ ਰੋਕਣਾ । ਸਤੁ—ਪਵਿਤ੍ਰ ਆਚਰਨ । ਮਜਨੁ—ਮੱਜਨੁ, ਚੁੱਭੀ, ਇਸ਼ਨਾਨ । ਨਾਮਿ—ਨਾਮ ਵਿਚ । ਅਧਿਕ—ਬਹੁਤਾ । ਕਰਾਉ—ਕਰਾਉਂ, ਮੈਂ ਕਰਾਂ । ਕਿਸੁ ਕਾਮਿ—ਕਿਸ ਕੰਮ ਲਈ ? ਕਾਹਦੇ ਲਈ ? ਨਰ ਨਾਰਾਇਣੁ—ਪਰਮਾਤਮਾ । ਅੰਤਰਜਾਮਿ—ਦਿਲਾਂ ਦੀ ਜਾਣਨ ਵਾਲਾ ।੩।

ਆਨ—ਕੋਈ ਹੋਰ (ਆਸਰਾ) । ਮਨਉ—ਜੇ ਮੈਂ ਮੰਨਾਂ । ਪਰ ਘਰਿ—ਦੂਜੇ ਘਰ ਵਿਚ, ਕਿਸੇ ਹੋਰ ਥਾਂ । ਜਾਉ—ਜਾਉਂ, ਮੈਂ ਜਾਵਾਂ । ਜਾਚਉ—ਮੈਂ ਮੰਗਾਂ । ਸਹਜਿ—ਸਹਜ ਵਿਚ, ਅਡੋਲਤਾ ਵਿਚ । ਸਮਾਉ—ਸਮਾਉਂ, ਮੈਂ ਲੀਨ ਹੁੰਦਾ ਹਾਂ ।੪।

ਅਰਥ :—ਹੇ ਮੇਰੇ ਮਨ ! (ਮਾਇਆ ਦੀ ਖ਼ਾਤਰ) ਭਟਕਣ ਛੱਡ ਦੇ (ਅਤੇ ਪ੍ਰਭੂ ਦੀ ਸਿਫਤਿ-ਸਾਲਾਹ ਵਿਚ ਜੁੜ) । (ਹੇ ਭਾਈ !) ਜਦੋਂ ਮਨ ਨੂੰ ਪਰਮਾਤਮਾ ਦੀ ਸਿਫਤਿ-ਸਾਲਾਹ ਚੰਗੀ ਲੱਗਣ ਲੱਗ ਪੈਂਦੀ ਹੈ, ਤਦੋਂ ਇਹ ਸਿਫਤਿ-ਸਾਲਾਹ ਦਾ ਸੁਆਦ ਮਾਣਨ ਲੱਗ ਪੈਂਦਾ ਹੈ ।੧।ਰਹਾਉ।

ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਚਿੱਤ ਜੋੜਿਆਂ ਹਿਰਦਾ-ਕਮਲ ਮਾਇਆ ਦੇ ਮੋਹ ਵਲੋਂ ਹਟ ਜਾਂਦਾ ਹੈ, ਦਿਮਾਗ ਵਿਚ ਭੀ (ਸਿਫਤਿ-ਸਾਲਾਹ ਦੀ ਬਰਕਤ ਨਾਲ) ਨਾਮ-ਅੰਮ੍ਰਿਤ ਦੀ ਵਰਖਾ ਹੁੰਦੀ ਹੈ (ਤੇ ਮਾਇਆ ਵਾਲੇ ਝੰਮੇਲਿਆਂ ਦੀ ਅਸ਼ਾਂਤੀ ਮਿੱਟ ਕੇ ਠੰਢ ਪੈਂਦੀ ਹੈ) । (ਫਿਰ ਦਿਲ ਨੂੰ ਭੀ ਤੇ ਦਿਮਾਗ ਨੂੰ ਭੀ ਇਹ ਯਕੀਨ ਹੋ ਜਾਂਦਾ ਹੈ ਕਿ) ਪ੍ਰਭੂ ਆਪ ਸਾਰੇ ਜਗਤ (ਦੇ ਜ਼ਰੇ ਜ਼ਰੇ) ਵਿਚ ਮੌਜੂਦ ਹੈ ।੧।

(ਸਿਫਤਿ-ਸਾਲਾਹ ਵਿਚ ਜੁੜਿਆਂ) ਜਨਮ-ਮਨੋਰਥ ਪ੍ਰਾਪਤ ਕਰ ਕੇ ਮਨ ਨੂੰ ਸੁਆਰਥ ਦਾ ਮੁੱਕ ਜਾਣਾ ਪਸੰਦ ਆ ਜਾਂਦਾ ਹੈ । ਇਸ ਗੱਲ ਦੀ ਸੂਝ ਮਨ ਅੰਦਰੋਂ ਹੀ ਪੈ ਜਾਂਦੀ ਹੈ ਕਿ ਆਪਾ-ਭਾਵ ਮੁੱਕ ਗਿਆ ਹੈ । ਜਦੋਂ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ ਤਾਂ ਹਿਰਦੇ ਵਿਚ ਹੀ ਇਹ ਅਨੁਭਵ ਹੋ ਜਾਂਦਾ ਹੈ ਕਿ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਹੈ ।੨।

ਪਰਮਾਤਮਾ ਦੇ ਨਾਮ ਵਿਚ ਜੁੜਨਾ ਹੀ ਜਤ ਸਤ ਤੇ ਤੀਰਥ-ਇਸ਼ਨਾਨ (ਦਾ ਉੱਦਮ) ਹੈ । ਮੈਂ (ਜਤ ਸਤ ਆਦਿਕ ਵਾਲਾ) ਬਹੁਤਾ ਖਿਲਾਰਾ ਖਿਲਾਰਾਂ ਭੀ ਕਿਉਂ ? (ਇਹ ਸਾਰੇ ਉੱਦਮ ਤਾਂ ਲੋਕ-ਵਿਖਾਵੇ ਦੇ ਹੀ ਹਨ, ਤੇ) ਪਰਮਾਤਮਾ ਹਰੇਕ ਦੇ ਦਿਲ ਦੀ ਜਾਣਦਾ ਹੈ ।੩।

(ਮਾਇਆ ਵਾਲੀ ਭਟਕਣਾ ਮੁਕਾਣ ਵਾਸਤੇ ਪ੍ਰਭੂ-ਦਰ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੋਰ ਕੋਈ ਆਸਰਾ ਨਹੀਂ, ਸੋ) ਮੈਂ ਤਦੋਂ ਹੀ ਕਿਸੇ ਹੋਰ ਥਾਂ ਜਾਵਾਂ ਜੇ ਮੈਂ (ਪ੍ਰਭੂ ਤੋਂ ਬਿਨਾ) ਕੋਈ ਹੋਰ ਥਾਂ ਮੰਨ ਹੀ ਲਵਾਂ । ਕੋਈ ਹੋਰ ਥਾਂ ਹੀ ਨਹੀਂ, ਮੈਂ ਕਿਸ ਪਾਸੋਂ ਇਹ ਮੰਗ ਮੰਗਾਂ (ਕਿ ਮੇਰਾ ਮਨ ਭਟਕਣੋਂ ਹਟ ਜਾਏ) ? ਹੇ ਨਾਨਕ ! (ਮੈਨੂੰ ਯਕੀਨ ਹੈ ਕਿ ਗੁਰੂ ਦਾ ਉਪਦੇਸ਼ ਹਿਰਦੇ ਵਿਚ ਵਸਾ ਕੇ ਉਸ ਆਤਮਕ ਅਵਸਥਾ ਵਿਚ ਲੀਨ ਰਹਿ ਸਕੀਦਾ ਹੈ (ਜਿਥੇ ਮਾਇਆ ਵਾਲੀ ਭਟਕਣਾ ਦੀ ਅਣਹੋਂਦ ਹੈ) ਜਿਥੇ ਅਡੋਲਤਾ ਹੈ ।੪।੮।

ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣੁ ਰਹਣੁ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨੁ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭੁ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਉਚੈ ਉਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕੁ ਹਉਮੈ ਮਾਰਿ ਮਿਲਾਇਆ ॥੪॥੯॥ {ਪੰਨਾ ੧੫੩}

ਪਦ ਅਰਥ :—ਸੁ ਮਰਣੁ—ਉਹ ਮੌਤ, (ਵਿਕਾਰਾਂ ਵਲੋਂ) ਉਹ ਮੌਤ । ਮਰਣੁ ਦਿਖਾਏ—ਵਿਕਾਰਾਂ ਵਲੋਂ ਮੌਤ ਵਿਖਾ ਦੇਂਦਾ ਹੈ, ਵਿਕਾਰਾਂ ਵਲੋਂ ਮੌਤ ਜਿੰਦਗੀ ਦੇ ਤਜਰਬੇ ਵਿਚ ਲਿਆ ਦੇਂਦਾ ਹੈ । ਮਰਣੁ ਰਸੁ—(ਜਿਸ) ਮੌਤ ਦਾ ਆਨੰਦ, ਵਿਕਾਰਾਂ ਵਲੋਂ ਜਿਸ ਮੌਤ ਦਾ ਆਨੰਦ । ਅੰਤਰਿ—ਹਿਰਦੇ ਵਿਚ । ਭਾਏ—ਪਿਆਰਾ ਲਗਦਾ ਹੈ । ਗਰਬੁ—ਅਹੰਕਾਰ, (ਧਰਤੀ ਦੇ ਪਦਾਰਥਾਂ ਦਾ) ਅਹੰਕਾਰ । ਗਗਨੁ ਪੁਰੁ—ਆਕਾਸ਼ ਦਾ ਸ਼ਹਰ, ਉਹ ਸ਼ਹਰ ਜਿਥੇ ਸੁਰਤਿ ਆਕਾਸ਼ ਵਿਚ ਚੜ੍ਹੀ ਰਹੇ, ਉਹ ਆਤਮਕ ਅਵਸਥਾ ਜਿਥੇ ਸੁਰਤਿ ਉੱਚੀਆਂ ਆਤਮਕ ਉਡਾਰੀਆਂ ਲਾਂਦੀ ਰਹੇ ।੧।

ਮਰਣੁ—ਮੌਤ, ਸਰੀਰ ਦੀ ਮੌਤ । ਨਹੀ ਰਹਣਾ—ਸਰੀਰਕ ਤੌਰ ਤੇ ਸਦਾ ਨਹੀਂ ਟਿਕੇ ਰਹਿਣਾ । ਜਪਿ—ਜਪ ਕੇ, ਸਿਮਰ ਕੇ । ਜਾਪਿ—ਜਾਪ ਕੇ, ਜਾਪ ਕਰ ਕੇ । ਰਹਣੁ—ਰਿਹਾਇਸ਼, ਸਦਾ ਦੀ ਰਿਹਾਇਸ਼, ਸਦੀਵੀ ਆਤਮਕ ਜੀਵਨ ।੧।ਰਹਾਉ।

ਦੁਬਿਧਾ—ਦੁਚਿੱਤਾ-ਪਨ, ਮੇਰ-ਤੇਰ । ਕਮਲੁ—ਹਿਰਦੇ ਦਾ ਕੌਲ ਫੁੱਲ । ਬਿਗਾਸਿ—ਖਿੜ ਕੇ । ਜੀਵਤੁ—ਜੀਉਂਦਾ ਹੀ, ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਹੀ । ਮਰੈ—ਮਾਇਆ ਦੇ ਮੋਹ ਵਲੋਂ ਮਰੇ । ਆਗੈ—ਸਾਹਮਣੇ, ਪਰਤੱਖ ।੨।

ਸਤਿਗੁਰਿ ਮਿਲਿਐ—ਜੇ ਸਤਿਗੁਰੂ ਮਿਲ ਪਏ । ਸਚ ਸੰਜਮਿ—ਸੱਚ ਦੇ ਸੰਜਮ ਵਿਚ (ਰਹਿ ਕੇ), ਸਿਮਰਨ ਦੀ ਜੁਗਤਿ ਵਿਚ ਰਹਿ ਕੇ । ਸੂਚਾ—ਪਵਿਤ੍ਰ । ਪਉੜੀ—ਸਿਮਰਨ-ਰੂਪ ਪੌੜੀ । ਉਚੈ ਉਚਾ—ਉੱਚਾ ਹੀ ਉੱਚਾ । ਕਰਮਿ—ਪ੍ਰਭੂ ਦੀ ਮਿਹਰ ਨਾਲ । ਮੂਚਾ—ਮੁੱਕ ਜਾਂਦਾ ਹੈ ।੩।

ਮਿਲਿ—(ਪ੍ਰਭੂ ਦੀ ਯਾਦ ਵਿਚ) ਜੁੜ ਕੇ । ਅੰਕਿ—ਪ੍ਰਭੂ ਦੇ ਅੰਕ ਵਿਚ, ਪ੍ਰਭੂ ਦੇ ਚਰਨਾਂ ਵਿਚ । ਮਹਲੁ—ਪ੍ਰਭੂ ਦਾ ਨਿਵਾਸ-ਥਾਂ, ਉਹ ਅਵਸਥਾ ਜਿਥੇ ਪ੍ਰਭੂ ਦਾ ਮਿਲਾਪ ਹੋ ਜਾਏ । ਮਾਰਿ—ਮਾਰ ਕੇ ।੪।

ਅਰਥ :—(ਹੇ ਭਾਈ ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ । (ਹਾਂ) ਪ੍ਰਭੂ ਦੀ ਸਿਫਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ ।੧।ਰਹਾਉ।

ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਉਹ ਮੌਤ ਵਿਖਾ ਦੇਂਦਾ ਹੈ (ਵਿਕਾਰਾਂ ਵਲੋਂ ਉਹ ਮੌਤ ਉਸ ਦੇ ਜੀਵਨ-ਤਜਰਬੇ ਵਿਚ ਲਿਆ ਦੇਂਦਾ ਹੈ) ਜਿਸ ਮੌਤ ਦਾ ਆਨੰਦ (ਤੇ ਉਸ ਤੋਂ ਪੈਦਾ ਹੋਏ) ਸਦੀਵੀ ਆਤਮਕ ਜੀਵਨ ਦਾ ਆਨੰਦ ਉਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਪਿਆਰਾ ਲੱਗਣ ਪੈਂਦਾ ਹੈ । ਉਹ ਮਨੁੱਖ (ਸਰੀਰ ਆਦਿਕ ਦਾ) ਅਹੰਕਾਰ ਦੂਰ ਕਰ ਕੇ ਉਹ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਸੁਰਤਿ ਉੱਚੀਆਂ ਉਡਾਰੀਆਂ ਲਾਂਚੀ ਰਹੇ ।੧।

ਜੇ ਸਤਿਗੁਰੂ ਮਿਲ ਪਏ, ਤਾਂ ਮਨੁੱਖ ਦੀ ਦੁਬਿਧਾ ਦੂਰ ਹੋ ਜਾਂਦੀ ਹੈ, ਹਿਰਦੇ ਦਾ ਕੌਲ-ਫੁੱਲ ਖਿੜ ਕੇ ਉਸ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੀ ਮਾਇਆ ਦੇ ਮੋਹ ਤੋਂ ਉੱਚਾ ਰਹਿੰਦਾ ਹੈ, ਉਸ ਨੂੰ ਪਰਤੱਖ ਤੌਰ ਤੇ ਪਰਮਾਤਮਾ ਦੇ ਸਿਮਰਨ ਦਾ ਮਹਾ ਆਨੰਦ ਅਨੁਭਵ ਹੁੰਦਾ ਹੈ ।੨।

ਜੇ ਗੁਰੂ ਮਿਲ ਪਏ, ਤਾਂ ਮਨੁੱਖ ਸਿਮਰਨ ਦੀ ਜੁਗਤਿ ਵਿਚ ਰਹਿ ਕੇ ਪਵਿਤ੍ਰ-ਆਤਮਾ ਹੋ ਜਾਂਦਾ ਹੈ । ਗੁਰੂ ਦੀ ਦੱਸੀ ਹੋਈ ਸਿਮਰਨ ਦੀ ਪੌੜੀ ਦਾ ਆਸਰਾ ਲੈ ਕੇ (ਆਤਮਕ ਜੀਵਨ ਵਿਚ) ਉੱਚਾ ਹੀ ਉੱਚਾ ਹੁੰਦਾ ਜਾਂਦਾ ਹੈ । (ਪਰ ਇਹ ਸਿਮਰਨ ਪ੍ਰਭੂ ਦੀ) ਮਿਹਰ ਨਾਲ ਮਿਲਦਾ ਹੈ, (ਜਿਸ ਨੂੰ ਮਿਲਦਾ ਹੈ ਉਸ ਦਾ) ਮੌਤ ਦਾ ਡਰ ਲਹਿ ਜਾਂਦਾ ਹੈ ।੩।

ਜੇ ਗੁਰੂ ਮਿਲ ਪਏ ਤਾਂ ਮਨੁੱਖ ਪ੍ਰਭੂ ਦੀ ਯਾਦ ਵਿਚ ਜੁੜ ਕੇ ਪ੍ਰਭੂ ਦੇ ਚਰਨਾਂ ਵਿਚ ਲੀਨ ਹੋਇਆ ਰਹਿੰਦਾ ਹੈ । ਗੁਰੂ ਮਿਹਰ ਕਰ ਕੇ ਉਸ ਨੂੰ ਉਹ ਆਤਮਕ ਅਵਸਥਾ ਵਿਖਾ ਦੇਂਦਾ ਹੈ ਜਿੱਥੇ ਪ੍ਰਭੂ ਦਾ ਮਿਲਾਪ ਹੋਇਆ ਰਹੇ । ਹੇ ਨਾਨਕ ! ਉਸ ਮਨੁੱਖ ਦੀ ਹਉਮੈ ਦੂਰ ਕਰ ਕੇ ਗੁਰੂ ਉਸ ਨੂੰ ਪ੍ਰਭੂ ਨਾਲ ਇਕ-ਮਿਕ ਕਰ ਦੇਂਦਾ ਹੈ ।੪।੯।

ਗਉੜੀ ਮਹਲਾ ੧ ॥ ਕਿਰਤੁ ਪਇਆ ਨਹ ਮੇਟੈ ਕੋਇ ॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ ਸੋਈ ਹੂਆ ॥ ਅਵਰੁ ਨ ਕਰਣੈ ਵਾਲਾ ਦੂਆ ॥੧॥ ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥ ਤੂੰ ਏਵਡੁ ਦਾਤਾ ਦੇਵਣਹਾਰੁ ॥ ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥ ਕੀਆ ਗਰਬੁ ਨ ਆਵੈ ਰਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥ ਤੂੰ ਮਾਰਿ ਜੀਵਾਲਹਿ ਬਖਸਿ ਮਿਲਾਇ ॥ ਜਿਉ ਭਾਵੀ ਤਿਉ ਨਾਮੁ ਜਪਾਇ ॥ ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ ਗੁਰਮਤਿ ਦੇਇ ਭਰੋਸੈ ਤੇਰੈ ॥੩॥ ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥ ਗੁਰ ਬਚਨੀ ਸਚੁ ਸਬਦਿ ਪਛਾਤਾ ॥ ਤੇਰਾ ਤਾਣੁ ਨਾਮ ਕੀ ਵਡਿਆਈ ॥ ਨਾਨਕ ਰਹਣਾ ਭਗਤਿ ਸਰਣਾਈ ॥੪॥੧੦॥ {ਪੰਨਾ ੧੫੪}

ਪਦ ਅਰਥ :—ਕਿਰਤੁ—ਕੀਤਾ ਹੋਇਆ ਕੰਮ, ਜਨਮਾਂ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਸਮੂਹ । ਪਇਆ—ਜੋ ਮਨ ਵਿਚ ਇਕੱਠਾ ਹੋਇਆ ਪਿਆ ਹੈ । ਕਿਆ ਜਾਣਾ—ਮੈਂ ਕੀਹ ਸਮਝ ਸਕਦਾ ਹਾਂ ? (ਕੋਈ ਨਹੀਂ ਸਮਝ ਸਕਦਾ) । ਆਗੈ—ਆਉਣ ਵਾਲੇ ਜੀਵਨ-ਸਮੇ ਵਿਚ । ਕਿਆ ਹੋਇ—ਕੀਹ ਵਾਪਰੇਗਾ ? ।੧।

ਨਾ ਜਾਣਾ ਕਰਮ—ਮੈਂ ਆਪਣੇ (ਪਿਛਲੇ ਕੀਤੇ) ਕਰਮ ਨਹੀਂ ਸਮਝ ਸਕਦਾ (ਕਰਮਾਂ ਦੀ ਸਹੀ ਕੀਮਤ ਨਹੀਂ ਪਾ ਸਕਦਾ, ਮੈਂ ਕੀਤੇ ਕਰਮਾਂ ਨੂੰ ਬਹੁਤ ਮਹੱਤਤਾ ਦੇ ਰਿਹਾ ਹਾਂ) । ਨਾ ਜਾਣਾ ਕੇਵਡ ਤੇਰੀ ਦਾਤਿ—ਹੇ ਪ੍ਰਭੂ ! ਤੇਰੀਆਂ ਕਿਤਨੀਆਂ ਹੀ ਬੇਅੰਤ ਦਾਤਾਂ ਮੈਨੂੰ ਮਿਲ ਰਹੀਆਂ ਹਨ, ਉਹਨਾਂ ਨੂੰ ਮੈਂ ਸਮਝ ਨਹੀਂ ਸਕਦਾ ।੧।ਰਹਾਉ।

ਏਵਡੁ—ਇਤਨਾ ਵੱਡਾ । ਭੰਡਾਰ—ਖਜਾਨੇ । ਨ ਆਵੈ ਰਾਸਿ—ਫਬਦਾ ਨਹੀਂ, ਕੁਝ ਸਵਾਰ ਨਹੀਂ ਸਕਦਾ । ਪਿੰਡੁ—ਸਰੀਰ । ਤੇਰੈ ਪਾਸਿ—ਤੇਰੇ ਹਵਾਲੇ, ਤੇਰੇ ਆਸਰੇ ।੨।

ਮਾਰਿ—ਮੇਰਾ ਆਪਾ-ਭਾਵ ਮਾਰ ਕੇ । ਜੀਵਾਲਹਿ—ਤੂੰ ਆਤਮਕ ਜੀਵਨ ਦੇਂਦਾ ਹੈਂ । ਬਖਸਿ—ਬਖਸ਼ ਕੇ, ਮਿਹਰ ਕਰ ਕੇ । ਮਿਲਾਇ—(ਆਪਣੇ ਚਰਨਾਂ ਵਿਚ) ਜੋੜ ਕੇ । ਜਿਉ ਭਾਵੀ—ਜਿਵੇਂ ਤੈਨੂੰ ਭਾਉਂਦਾ ਹੈ । ਜਪਾਇ—ਜਪਾ ਕੇ । ਦਾਨਾ—(ਮੇਰੇ ਦਿਲ ਦੀ) ਜਾਣਨ ਵਾਲਾ । ਬੀਨਾ—(ਮੇਰੇ ਕੰਮਾਂ ਨੂੰ) ਵੇਖਣ ਵਾਲਾ । ਸਿਰਿ—ਸਿਰ ਉਤੇ । ਦੇਇ—ਦੇ ਕੇ ।੩।

ਰਾਤਾ—ਰੰਗਿਆ ਹੋਇਆ । ਸਬਦਿ—ਗੁਰੂ ਦੇ ਸ਼ਬਦ ਵਿਚ (ਜੁੜ ਕੇ) । ਤਾਣੁ—ਤਾਕਤ, ਆਸਰਾ ।੪।

ਅਰਥ :-ਮੈਂ ਆਪਣੇ ਕੀਤੇ ਕਰਮਾਂ ਦੀ ਠੀਕ ਕੀਮਤ ਨਹੀਂ ਜਾਣਦਾ (ਮੈਂ ਇਹਨਾਂ ਨੂੰ ਬਹੁਤ ਮਹੱਤਤਾ ਦੇਂਦਾ ਹਾਂ), (ਦੂਜੇ ਪਾਸੇ, ਹੇ ਪ੍ਰਭੂ !) ਤੇਰੀਆਂ ਬੇਅੰਤ ਦਾਤਾਂ ਮੈਨੂੰ ਮਿਲ ਰਹੀਆਂ ਹਨ ਉਹਨਾਂ ਨੂੰ ਭੀ ਮੈਂ ਨਹੀਂ ਸਮਝ ਸਕਦਾ (ਇਹ ਖਿਆਲ ਕਰਨਾ ਮੇਰੀ ਭਾਰੀ ਭੁੱਲ ਹੈ ਕਿ ਮੇਰੇ ਕੀਤੇ ਕਰਮਾਂ ਅਨੁਸਾਰ ਮੈਨੂੰ ਮਿਲ ਰਿਹਾ ਹੈ । ਇਹ ਤਾਂ ਤੇਰੀ ਨਿਰੋਲ ਮਿਹਰ ਹੈ ਮਿਹਰ) । ਤੇਰਾ ਨਾਮ ਹੀ ਮੇਰੀ ਜਾਤਿ ਹੈ, ਤੇਰਾ ਨਾਮ ਹੀ ਮੇਰਾ ਕਰਮ-ਧਰਮ ਹੈ (ਮੈਨੂੰ ਤੇਰੇ ਨਾਮ ਦੀ ਹੀ ਓਟ ਹੈ । ਨਾਹ ਮਾਣ ਹੈ ਕਿਸੇ ਕੀਤੇ ਕਰਮ-ਧਰਮ ਦਾ, ਨਾਹ ਕਿਸੇ ਉੱਚੀ ਜਾਤਿ ਦਾ) ।੧।ਰਹਾਉ।

ਜਨਮਾਂ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਸਮੂਹ ਜੋ ਮਨ ਵਿਚ ਇਕੱਠਾ ਹੋਇਆ ਪਿਆ ਹੈ (ਕਰਮਾਂ ਦੀ ਰਾਹੀਂ) ਕੋਈ ਮਨੁੱਖ ਮਿਟਾ ਨਹੀਂ ਸਕਦਾ । (ਇਸੇ ਤਰ੍ਹਾਂ ਅਗਾਂਹ ਲਈ ਭੀ ਕਰਮ-ਧਰਮ ਤੋਂ ਚੰਗੇ ਨਤੀਜੇ ਦੀ ਆਸ ਵਿਅਰਥ ਹੈ) ਕੋਈ ਸਮਝ ਨਹੀਂ ਸਕਦਾ ਕਿ ਆਉਣ ਵਾਲੇ ਜੀਵਨ-ਸਮੇ ਵਿਚ ਕੀਹ ਵਾਪਰੇਗਾ । (ਕਰਮਾਂ ਦਾ ਆਸਰਾ ਛੱਡੋ, ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸਿੱਖੋ) ਜਗਤ ਵਿਚ ਜੋ ਕੁਝ ਹੋ ਰਿਹਾ ਹੈ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ, ਪ੍ਰਭੂ ਤੋਂ ਬਿਨਾ ਹੋਰ ਕੋਈ ਕੁਝ ਕਰਨ ਵਾਲਾ ਨਹੀਂ ਹੈ (ਉਸੇ ਦੀ ਭਗਤੀ ਕਰੋ) ।੧।

ਹੇ ਪ੍ਰਭੂ ! ਤੂੰ ਦਾਤਾਂ ਦੇਣ ਵਾਲਾ ਇਤਨਾ ਵੱਡਾ ਦਾਤਾ ਹੈਂ (ਭਗਤੀ ਦੀ ਦਾਤਿ ਭੀ ਤੂੰ ਆਪ ਹੀ ਦੇਂਦਾ ਹੈਂ) ਤੇਰੇ ਖਜ਼ਾਨਿਆਂ ਵਿਚ ਭਗਤੀ (ਦੀ ਦਾਤਿ) ਦੀ ਕੋਈ ਘਾਟ ਨਹੀਂ ਹੈ, (ਆਪਣੇ ਕਿਸੇ ਚੰਗੇ ਆਚਰਨ ਬਾਰੇ ਮਨੁੱਖ ਦਾ) ਕੀਤਾ ਹੋਇਆ ਅਹੰਕਾਰ ਕੁਝ ਸਵਾਰ ਨਹੀਂ ਸਕਦਾ, ਮਨੁੱਖ ਦੀ ਜਿੰਦ ਤੇ ਸਰੀਰ ਸਭ ਕੁਝ ਤੇਰੇ ਹੀ ਆਸਰੇ ਹੈ । (ਜਿਵੇਂ ਤੂੰ ਸਰੀਰ ਦੀ ਪਰਵਰਿਸ਼ ਲਈ ਰੋਜ਼ੀ ਦੇਂਦਾ ਹੈਂ, ਤਿਵੇਂ ਜਿੰਦ ਨੂੰ ਭੀ ਭਗਤੀ ਦੀ ਖੁਰਾਕ ਦੇਣ ਵਾਲਾ ਤੂੰ ਹੀ ਹੈਂ) ।੨।

(ਹੇ ਪ੍ਰਭੂ !) ਤੂੰ ਆਪ ਹੀ ਮੈਨੂੰ ਗੁਰੂ ਦੀ ਮਤਿ ਦੇ ਕੇ, ਮੇਰੇ ਉੱਤੇ ਮਿਹਰ ਕਰ ਕੇ ਮੈਨੂੰ ਆਪਣੇ ਚਰਨਾਂ ਵਿਚ ਜੋੜ ਕੇ, ਮੇਰਾ ਆਪਾ-ਭਾਵ ਮਾਰ ਕੇ, ਤੇ ਜਿਵੇਂ ਤੈਨੂੰ ਭਾਉਂਦਾ ਹੈ ਮੈਨੂੰ ਆਪਣਾ ਨਾਮ ਜਪਾ ਕੇ ਮੈਨੂੰ ਆਤਮਕ ਜੀਵਨ ਦੇਂਦਾ ਹੈਂ । ਤੂੰ ਮੇਰੇ ਦਿਲ ਦੀ ਜਾਣਦਾ ਹੈਂ, ਤੂੰ (ਮੇਰੀ ਹਾਲਤ) ਵੇਖਦਾ ਹੈਂ, ਤੂੰ ਮੇਰੇ ਸਿਰ ਉੱਤੇ (ਰਾਖਾ) ਹੈਂ, ਮੈਂ ਸਦਾ ਤੇਰੇ ਹੀ ਆਸਰੇ ਹਾਂ (ਮੈਨੂੰ ਆਪਣੇ ਕਿਸੇ ਕਰਮਾਂ ਦਾ ਆਸਰਾ ਨਹੀਂ ਹੈ) ।੩।

(ਹੇ ਪ੍ਰਭੂ !) ਜਿਨ੍ਹਾਂ ਦਾ ਮਨ (ਤੇਰੇ ਪਿਆਰ ਵਿਚ) ਰੰਗਿਆ ਹੋਇਆ ਹੈ, ਉਹਨਾਂ ਦੇ ਸਰੀਰ ਵਿਚ ਵਿਕਾਰਾਂ ਦੀ ਮੈਲ ਨਹੀਂ । ਗੁਰੂ ਦੇ ਬਚਨਾਂ ਉੱਤੇ ਤੁਰ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹਨਾਂ ਨੇ ਤੈਨੂੰ ਸਦਾ ਕਾਇਮ ਰਹਿਣ ਵਾਲੇ ਨੂੰ ਪਛਾਣ ਲਿਆ ਹੈ (ਤੇਰੇ ਨਾਲ ਸਾਂਝ ਪਾ ਲਈ ਹੈ), (ਕਰਮਾਂ ਦਾ ਆਸਰਾ ਲੈਣ ਦੇ ਥਾਂ) ਉਹਨਾਂ ਨੂੰ ਤੇਰੇ ਨਾਮ ਦਾ ਹੀ ਆਸਰਾ ਹੈ, ਉਹ ਸਦਾ ਤੇਰੇ ਨਾਮ ਦੀ ਵਡਿਆਈ ਕਰਦੇ ਹਨ ।

ਹੇ ਨਾਨਕ ! (ਆਖ—) ਉਹ ਮਨੁੱਖ ਪ੍ਰਭੂ ਦੀ ਭਗਤੀ ਵਿਚ ਰੱਤੇ ਰਹਿੰਦੇ ਹਨ, ਉਹ ਪ੍ਰਭੂ ਦੀ ਸਰਨ ਰਹਿੰਦੇ ਹਨ ।੪।੧੦।

ਗਉੜੀ ਮਹਲਾ ੧ ॥ ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ ਅਨ ਭੈ ਵਿਸਰੇ ਨਾਮਿ ਸਮਾਇਆ ॥੧॥ ਕਿਆ ਡਰੀਐ, ਡਰੁ ਡਰਹਿ ਸਮਾਨਾ ॥ ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥ ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥ ਜਾਹਿ ਸਵਾਰੈ ਸਾਝ ਬਿਆਲ ॥ ਇਤ ਉਤ ਮਨਮੁਖ ਬਾਧੇ ਕਾਲ ॥੩॥ ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥ {ਪੰਨਾ ੧੫੪}

ਪਦ ਅਰਥ :-ਜਿਨਿ—ਜਿਸ (ਜੀਵ) ਨੇ । ਅਕਥੁ—(ਉਹ ਪ੍ਰਭੂ) ਜਿਸ ਦੇ ਸਾਰੇ ਗੁਣ ਬਿਆਨ ਨ ਹੋ ਸਕਣ । ਕਹਾਇਆ—ਕਹਿਆ ਤੇ ਕਹਾਇਆ, ਆਪ ਸਿਮਰਿਆ ਤੇ ਹੋਰਨਾਂ ਨੂੰ ਸਿਮਰਨ ਦੀ ਪ੍ਰੇਰਨਾ ਕੀਤੀ । ਅਪਿਓ—ਅੰਮ੍ਰਿਤ-ਨਾਮ । ਪੀਆਇਆ—ਪੀਆ ਤੇ ਪੀਆਇਆ, ਆਪ ਪੀਤਾ ਤੇ ਹੋਰਨਾਂ ਨੂੰ ਪਿਲਾਇਆ । ਅਨ ਭੈ—(ਦੁਨੀਆ ਵਾਲੇ) ਹੋਰ ਹੋਰ ਡਰ ।੧।

ਕਿਆ ਡਰੀਐ—ਡਰਨ ਦੀ ਲੋੜ ਨਹੀਂ ਰਹਿੰਦੀ, ਨਹੀਂ ਡਰਦਾ । ਡਰੁ—(ਦੁਨੀਆ ਵਾਲਾ) ਡਰ । ਡਰਹਿ—ਡਰ ਵਿਚ, ਪਰਮਾਤਮਾ ਦੇ ਡਰ-ਅਦਬ ਵਿਚ । ਪਛਾਨਾ—ਜਿਸ ਨੇ ਪਛਾਣ ਲਿਆ, ਜਿਸ ਨੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ।੧।ਰਹਾਉ।

ਜਿਸੁ ਨਰ ਰਿਦੈ—ਜਿਸ ਮਨੁੱਖ ਦੇ ਹਿਰਦੇ ਵਿਚ । ਸਹਜਿ—ਸਹਜ ਵਿਚ (ਟਿਕੇ ਰਹਿ ਕੇ), ਅਡੋਲ ਅਵਸਥਾ ਵਿਚ (ਟਿਕੇ ਰਹਿਣ ਦੇ ਕਾਰਨ) । ਸੁਭਾਇ—ਪ੍ਰਭੂ ਦੇ ਪ੍ਰੇਮ ਵਿਚ (ਜੁੜੇ ਰਹਿਣ ਕਰਕੇ) ।੨।

ਜਾਹਿ—ਜਿਨ੍ਹਾਂ ਬੰਦਿਆਂ ਨੂੰ । ਸਵਾਰੈ—ਸਵਾਲੈ, ਮਾਇਆ ਦੀ ਨੀਂਦ ਵਿਚ ਸੁੱਤੇ ਰੱਖਦਾ ਹੈ । ਸਾਝ—ਸ਼ਾਮ । ਬਿਆਲ—ਸਵੇਰੇ । ਸਾਝ ਬਿਆਲ—ਸਵੇਰੇ ਸ਼ਾਮ, ਹਰ ਵੇਲੇ । ਇਤ—ਇਥੇ, ਇਸ ਲੋਕ ਵਿਚ । ਉਤੇ—ਉੱਥੇ, ਪਰਲੋਕ ਵਿਚ । ਬਾਧੇ ਕਾਲ—ਮੌਤ (ਦੇ ਸਹਮ) ਦੇ ਬੱਝੇ ਹੋਏ ।੩।

ਅਹਿ—ਦਿਨ । ਨਿਸਿ—ਰਾਤ । ਰਿਦੈ—ਹਿਰਦੇ ਵਿਚ । ਪੂਰੇ—ਪੂਰਨ । ਭ੍ਰਮ—ਭਟਕਣਾ ।੪।

ਅਰਥ :—ਜਿਸ ਮਨੁੱਖ ਨੇ ਪੂਰੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ (ਦੁਨੀਆ ਦੇ ਝੰਬੇਲਿਆਂ ਵਿਚ) ਸਹਮਦਾ ਨਹੀਂ, ਉਸ ਦਾ (ਦੁਨੀਆ ਵਾਲਾ) ਸਹਮ (ਪਰਮਾਤਮਾ ਵਾਸਤੇ ਉਸ ਦੇ ਹਿਰਦੇ ਵਿਚ ਟਿਕੇ ਹੋਏ) ਡਰ-ਅਦਬ ਵਿਚ ਮੁੱਕ ਜਾਂਦਾ ਹੈ ।੧।ਰਹਾਉ।

(ਗੁਰੂ ਦੇ ਸ਼ਬਦ ਵਿਚ ਜੁੜ ਕੇ) ਜਿਸ ਮਨੁੱਖ ਨੇ ਅਕੱਥ ਪ੍ਰਭੂ ਨੂੰ (ਆਪ ਸਿਮਰਿਆ ਹੈ ਤੇ) ਹੋਰਨਾਂ ਨੂੰ ਸਿਮਰਨ ਲਈ ਪ੍ਰੇਰਿਆ ਹੈ ਉਸ ਨੇ ਆਪ ਨਾਮ-ਅੰਮ੍ਰਿਤ ਪੀਤਾ ਹੈ ਤੇ ਹੋਰਨਾਂ ਨੂੰ ਪਿਲਾਇਆ ਹੈ । ਉਸ ਨੂੰ (ਦੁਨੀਆ ਵਾਲੇ) ਹੋਰ ਸਾਰੇ ਸਹਮ ਭੁੱਲ ਜਾਂਦੇ ਹਨ ਕਿਉਂਕਿ ਉਹ (ਸਦਾ ਪ੍ਰਭੂ ਦੇ) ਨਾਮ ਵਿਚ ਲੀਨ ਰਹਿੰਦਾ ਹੈ ।੧।

ਜਿਸ ਮਨੁੱਖ ਦੇ ਹਿਰਦੇ ਵਿਚ ਹਰੀ ਪਰਮਾਤਮਾ ਦਾ ਨਾਮ ਰਾਸ-ਪੂੰਜੀ ਹੈ, ਉਹ (ਮਾਇਆ ਦੀ ਖਾਤਰ ਨਹੀਂ ਡੋਲਦਾ, ਉਹ) ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਉਹ ਪ੍ਰਭੂ ਦੇ ਪਿਆਰ ਵਿਚ ਜੁੜਿਆ ਰਹਿੰਦਾ ਹੈ, ਉਸ ਨੂੰ (ਪ੍ਰਭੂ ਦੇ ਦਰ ਤੋਂ) ਆਦਰ ਮਿਲਦਾ ਹੈ ।੨।

(ਪਰ) ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਹਰ ਵੇਲੇ (ਸਵੇਰ ਸ਼ਾਮ) ਮਾਇਆ ਦੀ ਨੀਂਦ ਵਿਚ ਹੀ ਸੁੱਤੇ ਰੱਖਦਾ ਹੈ, ਉਹ ਸਦਾ ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਲੋਕ ਪਰਲੋਕ ਵਿਚ ਹੀ ਮੌਤ ਦੇ ਸਹਮ ਨਾਲ ਬੱਝੇ ਰਹਿੰਦੇ ਹਨ (ਜਿਤਨਾ ਚਿਰ ਇਥੇ ਹਨ ਮੌਤ ਦਾ ਸਹਮ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦਾ ਹੈ, ਇਸ ਤੋਂ ਪਿਛੋਂ ਭੀ ਜਨਮ ਮਰਨ ਦੇ ਗੇੜ ਵਿਚ ਧੱਕੇ ਖਾਂਦੇ ਹਨ) ।੩।

ਹੇ ਨਾਨਕ ! ਜਿਨ੍ਹਾਂ ਦੇ ਹਿਰਦੇ ਵਿਚ ਦਿਨ ਰਾਤ (ਹਰ ਵੇਲੇ) ਪਰਮਾਤਮਾ ਵੱਸਦਾ ਹੈ, ਉਹ ਪੂਰਨ ਮਨੁੱਖ ਹਨ (ਉਹ ਡੋਲਦੇ ਨਹੀਂ) । ਜਿਨ੍ਹਾਂ ਨੂੰ ਪਰਮਾਤਮਾ ਮਿਲ ਪਿਆ ਉਹਨਾਂ ਦੀਆਂ ਸਭ ਭਟਕਣਾਂ ਮੁੱਕ ਜਾਂਦੀਆਂ ਹਨ ।੪।੧੧।

ਗਉੜੀ ਮਹਲਾ ੧ ॥ ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥ ਚਾਰੇ ਬੇਦ ਕਥਹਿ ਆਕਾਰੁ ॥ ਤੀਨਿ ਅਵਸਥਾ ਕਹਹਿ ਵਖਿਆਨੁ ॥ ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥ ਰਾਮ ਭਗਤਿ ਗੁਰ ਸੇਵਾ ਤਰਣਾ ॥ ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥ ਚਾਰਿ ਪਦਾਰਥ ਕਹੈ ਸਭੁ ਕੋਈ ॥ ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥ ਜਾ ਕੈ ਹਿਰਦੈ ਵਸਿਆ ਹਰਿ ਸੋਈ ॥ ਗੁਰਮੁਖਿ ਭਗਤਿ ਪਰਾਪਤਿ ਹੋਈ ॥ ਹਰਿ ਕੀ ਭਗਤਿ ਮੁਕਤਿ ਆਨੰਦੁ ॥ ਗੁਰਮਤਿ ਪਾਏ ਪਰਮਾਨੰਦੁ ॥੩॥ ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾ ਨਾਥੁ ਸਰਬ ਸੁਖਦਾਤਾ ॥ ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥ {ਪੰਨਾ ੧੫੪}

ਪਦ ਅਰਥ :—ਤ੍ਰੈ ਗੁਣ ਹਿਤਕਾਰੁ—ਤ੍ਰੈਗੁਣੀ ਸੰਸਾਰ ਨਾਲ ਹਿਤ ਕਰਨ ਵਾਲਾ । ਜਨਮਿ ਮਰੈ—ਜੰਮ ਕੇ ਮਰਦਾ ਹੈ, ਜੰਮਦਾ ਮਰਦਾ ਰਹਿੰਦਾ ਹੈ । ਕਥਹਿ—ਜ਼ਿਕਰ ਕਰਦੇ ਹਨ । ਆਕਾਰੁ—ਤ੍ਰੈਗੁਣੀ ਦਿੱਸਦਾ ਸੰਸਾਰ । ਕਹਹਿ

ਵਖਿਆਨੁ—ਵਖਿਆਨ ਕਹਿੰਦੇ ਹਨ, ਜ਼ਿਕਰ ਕਰਦੇ ਹਨ । ਤੀਨਿ ਅਵਸਥਾ—(ਮਨ ਦੀਆਂ) ਤਿੰਨ ਹਾਲਤਾਂ । ਤੁਰੀਆਵਸਥਾ—ਤੁਰੀਯ ਅਵਸਥਾ, ਉਹ ਹਾਲਤ ਜਦੋਂ ਜੀਵਾਤਮਾ ਤੇ ਪਰਮਾਤਮਾ ਇੱਕ-ਰੂਪ ਹੋ ਜਾਂਦੇ ਹਨ, ਜਦੋਂ ਜਿੰਦ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ । ਤੇ—ਤੋਂ । ਸਤਿਗੁਰੂ ਤੇ—ਗੁਰੂ ਤੋਂ, ਗੁਰੂ ਦੀ ਸਰਨ ਪੈ ਕੇ । ਜਾਨੁ—ਪਛਾਣ, ਡੂੰਘੀ ਸਾਂਝ ਪਾ ਲਵੋ । ੧।

ਤਰਣਾ—ਤਰ ਸਕੀਦਾ ਹੈ (ਜਨਮ-ਮਰਨ ਦੇ ਗੋੜ-ਰੂਪ ਸਮੁੰਦਰ ਵਿਚੋਂ) । ੧। ਰਹਾਉ।

ਚਾਰਿ ਪਦਾਰਥ—ਧਰਮ, ਅਰਥ, ਕਾਮ, ਮੋਖ । ਸਭੁ ਕੋਈ—ਹਰੇਕ (ਵਿਚਾਰਵਾਨ) ਮਨੁੱਖ । ਮੁਖਿ—ਮੂੰਹ ਵਿਚ । ਅਰਥੁ ਬੀਚਾਰੁ—ਅਨੁਭਵੀ ਗਿਆਨ, (ਮੁਕਤਿ ਪਦਾਰਥ ਦਾ) ਅਰਥ ਤੇ ਵਿਚਾਰ । ਮੁਕਤਿ—ਖਲਾਸੀ, ਮਨ ਦੀਆਂ ਤਿੰਨਾਂ ਹੀ ਹਾਲਤਾਂ ਤੋਂ ਸੁਤੰਤਰਤਾ । ੨।

ਮੁਕਤਿ ਆਨੰਦੁ—ਆਤਮਕ ਸੁਤੰਤ੍ਰ ਅਵਸਥਾ ਦਾ ਆਨੰਦ । ੩।

ਜਿਨਿ—ਜਿਸ (ਮਨੁੱਖ) ਨੇ । ਗੁਰਿ ਦਿਖਾਇਆ—ਜਿਸ ਨੂੰ ਗੁਰੂ ਨੇ ਵਿਖਾ ਦਿੱਤਾ । ਨਿਰਾਸੁ—ਆਸਾਂ ਤੋਂ ਸੁਤੰਤ੍ਰ ਰਹਿਣਾ । ੪।

ਅਰਥ :—(ਜਨਮ ਮਰਨ ਦਾ ਗੋੜ, ਮਾਨੋ, ਇਕ ਘੁੰਮਣਘੇਰੀ ਹੈ, ਇਸ ਵਿਚੋਂ) ਪਰਮਾਤਮਾ ਦੀ ਭਗਤੀ ਅਤੇ ਗੁਰੂ ਦੀ ਦੱਸੀ ਹੋਈ ਕਾਰ ਕਰ ਕੇ ਪਾਰ ਲੰਘ ਜਾਈਦਾ ਹੈ, (ਜੇਹੜਾ ਲੰਘ ਜਾਂਦਾ ਹੈ ਉਸ ਨੂੰ) ਮੁੜ ਨਾਹ ਜਨਮ ਹੁੰਦਾ ਹੈ ਨਾਹ ਮੌਤ । (ਉਸ ਅਵਸਥਾ ਨੂੰ ਤੁਰੀਆ ਅਵਸਥਾ ਕਹਿ ਲਵੋ) । ੧। ਰਹਾਉ।

ਚਾਰੇ ਵੇਦ ਜਿਸ ਤ੍ਰੈਗੁਣੀ ਸੰਸਾਰ ਦਾ ਜ਼ਿਕਰ ਕਰਦੇ ਹਨ (ਜੋ ਮਨੁੱਖ ਪ੍ਰਭੂ-ਭਗਤੀ ਤੋਂ ਸੱਖਣਾ ਹੈ ਤੇ) ਉਸੇ ਤ੍ਰੈਗੁਣੀ ਸੰਸਾਰ ਨਾਲ ਹੀ ਹਿਤ ਕਰਦਾ ਹੈ ਉਹ ਜੰਮਦਾ ਮਰਦਾ ਰਹਿੰਦਾ ਹੈ (ਉਹ ਜਨਮ ਮਰਨ ਦੀ ਘੁੰਮਣਘੇਰੀ ਵਿਚ ਪਿਆ ਰਹਿੰਦਾ ਹੈ) । (ਅਜਿਹੇ ਮਨੁੱਖ) ਜੋ ਭੀ ਵਿਆਖਿਆ ਕਰਦੇ ਹਨ ਮਨ ਦੀਆਂ ਤਿੰਨਾਂ ਅਵਸਥਾ ਦਾ ਹੀ ਜ਼ਿਕਰ ਕਰਦੇ ਹਨ । (ਜਿਸ ਅਵਸਥਾ ਵਿਚ ਜੀਵਾਤਮਾ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ਉਹ ਬਿਆਨ ਨਹੀਂ ਕੀਤੀ ਜਾ ਸਕਦੀ) । ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਪਾ ਲਵੋ—ਇਹ ਹੈ ਤੁਰੀਆ ਅਵਸਥਾ । ੧।

ਹਰੇਕ ਜੀਵ ਧਰਮ ਅਰਥ ਕਾਮ ਮੋਖ (=ਮੁਕਤੀ) ਇਹਨਾਂ ਚਾਰ ਪਦਾਰਥਾਂ ਦਾ ਜ਼ਿਕਰ ਤਾਂ ਕਰਦਾ ਹੈ, ਸਿੰਮ੍ਰਿਤੀਆਂ ਸ਼ਾਸਤ੍ਰਾਂ ਦੇ ਪੰਡਿਤਾਂ ਦੇ ਮੂੰਹੋਂ ਭੀ ਇਹੀ ਸੁਣੀਦਾ ਹੈ, ਪਰ ਮੁਕਤਿ ਪਦਾਰਥ ਕੀਹ ਹੈ (ਉਹ ਅਵਸਥਾ ਕਿਹੋ ਜੇਹੀ ਹੈ ਜਿਥੇ ਜੀਵ ਤਿੰਨਾਂ ਗੁਣਾਂ ਦੇ ਪ੍ਰਭਾਵ ਤੋਂ ਨਿਰਲੇਪ ਹੋ ਜਾਂਦਾ ਹੈ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਸ ਦਾ ਅਨੁਭਵ ਨਹੀਂ ਹੋ ਸਕਦਾ, ਇਹ ਪਦਾਰਥ ਪਰਮਾਤਮਾ ਦੀ ਭਗਤੀ ਕੀਤਿਆਂ ਮਿਲਦਾ ਹੈ । ੨।

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ ਉਸ ਨੂੰ ਭਗਤੀ ਦੀ ਪ੍ਰਾਪਤੀ ਹੋ ਗਈ, ਤੇ ਇਹ ਭਗਤੀ ਗੁਰੂ ਦੀ ਰਾਹੀਂ ਹੀ ਮਿਲਦੀ ਹੈ । ਪਰਮਾਤਮਾ ਦੀ ਭਗਤੀ ਦੀ ਰਾਹੀਂ ਹੀ ਮੁਕਤੀ ਪਦਾਰਥ ਦਾ ਆਨੰਦ ਮਾਣੀਦਾ ਹੈ, ਇਹ ਉੱਚੇ ਤੋਂ ਉੱਚਾ ਆਨੰਦ ਗੁਰੂ ਦੀ ਸਿੱਖਿਆ ਤੇ ਤੁਰਿਆਂ ਮਿਲਦਾ ਹੈ । ੩।

ਜਿਸ ਮਨੁੱਖ ਨੇ ਮੁਕਤੀ ਦਾ ਆਨੰਦ ਹਾਸਲ ਕਰ ਲਿਆ, ਗੁਰੂ ਨੇ ਸਰਬ-ਸੁਖ-ਦਾਤਾ ਦੀਨਾਨਾਥ ਪ੍ਰਭੂ ਆਪ ਵੇਖ ਕੇ ਜਿਸ ਮਨੁੱਖ ਨੂੰ ਵਿਖਾ ਦਿੱਤਾ, ਉਸ ਨੂੰ ਦੁਨੀਆ ਦੀਆਂ ਆਸਾਂ ਦੇ ਅੰਦਰ ਰਹਿੰਦੀਆਂ ਹੀ ਆਸਾਂ ਤੋਂ ਉਪਰਾਮ ਰਹਿਣ ਦੀ ਜਾਚ ਗੁਰੂ ਸਿਖਾ ਦੇਂਦਾ ਹੈ । ਹੇ ਨਾਨਕ ! ਉਸ ਮਨੁੱਖ ਦਾ ਮਨ ਪ੍ਰਭੂ-ਚਰਨਾਂ (ਦੇ ਪਿਆਰ) ਵਿਚ ਰੰਗਿਆ ਰਹਿੰਦਾ ਹੈ । ੪। ੧੨।

ਗਉੜੀ ਚੇਤੀ ਮਹਲਾ ੧ ॥ ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਫਾਰੋ ॥੧॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥ ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ

ਹਮਾਰੀ ॥ ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ
 ॥ ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥ ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ
 ਕਰਮ ਕਮਾਇਆ ॥ ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ ਪਲਤਿ ਨ ਢੋਈ
 ਅਹਿਲਾ ਜਨਮੁ ਗਵਾਇਆ ॥੩॥ ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥
 ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ ਕੂਜਾ
 ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥ ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥
 ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥ ਸੁਣਿ
 ਮੂਰਖ ਮੰਨ ਅਜਾਣਾ ॥ ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥
 ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥ {ਪੰਨਾ ੧੫੪-੧੫੫}

ਨੋਟ :—ਇਸ ਸ਼ਬਦ ਦੇ ਅਖਰੀਲੇ ਅੰਕ ਵੇਖੋ ! ਅੰਕ ੬ ਦੱਸਦਾ ਹੈ ਕਿ ਸ਼ਬਦ ਦੇ ੬ ਬੰਦ ਹਨ । ਅੰਕ ੧੩ ਦੱਸਦਾ ਹੈ
 ਕਿ ਗਉੜੀ ਰਾਗ ਵਿਚ ਗੁਰੂ ਨਾਨਕ ਦੇਵ ਜੀ ਦਾ ਇਹ ੧੩ਵਾਂ ਸ਼ਬਦ ਹੈ । ਅੰਕ ੧ ਨਵਾਂ ਆਇਆ ਹੈ । ਇਹ ਦੱਸਦਾ
 ਹੈ ਕਿ ਕੋਈ ਨਵੀਂ ਤਬਦੀਲੀ ਆਈ ਹੈ । ਹੁਣ ਤਕ ਦੇ ਸ਼ਬਦ “ਗਉੜੀ” ਦੇ ਸਨ । ਪਰ ਸ਼ਬਦ ਨੰ: ੧੩ “ਗਉੜੀ
 ਚੇਤੀ” ਦਾ ਹੈ । “ਗਉੜੀ ਚੇਤੀ” ਦਾ ਇਹ ਪਹਿਲਾ ਹੀ ਸ਼ਬਦ ਹੈ । ੧੨ ਸ਼ਬਦ “ਗਉੜੀ” ਦੇ; ੧ ਸ਼ਬਦ
 “ਗਉੜੀ ਚੇਤੀ” ਦਾ; ਜੋੜ ੧੩ । “ਗਉੜੀ ਚੇਤੀ” ਦੇ ਕੁਲ ੫ ਸ਼ਬਦ ਹੈ । ਉਥੇ ਅਖੀਰਲਾ ਜੋੜ ਹੈ ।੫।੧੭।,
 ਭਾਵ, ੧੨ ਸ਼ਬਦ ‘ਗਉੜੀ’ ਦੇ ਅਤੇ ੫ ਸ਼ਬਦ “ਗਉੜੀ ਚੇਤੀ” ਦੇ, ਜੋੜ ੧੭ ।

ਇਸ ਸ਼ਬਦ ਵਿਚ ਕਦੇ ਕਾਇਆਂ ਨੂੰ ਸੰਬੋਧਨ ਕੀਤਾ ਹੈ ਕਦੇ ਜੀਵਾਤਮਾ ਨੂੰ ।

ਪਦ ਅਰਥ :—ਅੰਮ੍ਰਿਤ—(ਆਪਣੇ ਆਪ ਨੂੰ) ਅਮਰ ਸਮਝਣ ਵਾਲੀ । ਕਾਇਆ—ਦੇਹ, ਸਰੀਰ । ਸੁਖਾਲੀ—ਸੁਖ-
 ਆਲਸ, ਸੁਖਾਂ ਦਾ ਘਰ, ਸੁਖ ਮਾਣਨ ਵਾਲੀ । ਬਾਜੀ—ਖੇਡ । ਮੁਚੁ—ਬਹੁਤ । ਕਮਾਵਹਿ—(ਹੇ ਕਾਇਆਂ !) ਤੂੰ
 ਕਮਾਂਦੀ ਹੈਂ । ਤੂੰ—ਤੈਨੂੰ । ਕਾਇਆ—ਹੇ ਕਾਇਆਂ ! ਧਰ—ਧਰਤੀ । ਛਾਰੋ—ਛਾਰ, ਸੁਆਹ ।੧।

ਸਿਖ—ਸਿੱਖਿਆ । ਸੁਕ੍ਰਿਤ—ਨੇਕ ਕਮਾਈ । ਰਹਸੀ—ਨਾਲ ਨਿਭੇਗੀ । ਬਹੁੜਿ—ਮੁੜ ।੧।ਰਹਾਉ।

ਹਉ—ਮੈਂ । ਨਿੰਦਾ ਚਿੰਦਾ—ਨਿੰਦਾ ਦਾ ਚਿੰਤਨ । ਲਾਇਤਬਾਰੀ—ਇਤਬਾਰ ਦੂਰ ਕਰਨ ਵਾਲਾ ਉੱਦਮ, ਚੁਗਲੀ ।
 ਵੇਲਿ—ਇਸਤ੍ਰੀ । ਜੋਹਹਿ—ਤੂੰ ਤੱਕਦਾ ਹੈਂ । ਬੁਰਿਆਰੀ—ਬੁਰਾਈ, ਭੈੜ । ਹੰਸੁ—ਜੀਵਾਤਮਾ ।੨।

ਸੁਪਨੰਤਰਿ—ਸੁਪਨ ਅੰਤਰਿ, ਸੁਪਨੇ ਵਿਚ, ਨੀਂਦ ਵਿਚ, ਸੁੱਤੀ ਹੋਈ । ਮਨਿ—ਮਨ ਵਿਚ । ਭਲਾ ਭਾਇਆ—ਚੰਗਾ
 ਲੱਗਾ । ਹਲਤਿ—ਹਲਤ ਵਿਚ, ਇਸ ਲੋਕ ਵਿਚ । ਪਲਤਿ—ਪਲਤ ਵਿਚ, ਪਰਲੋਕ ਵਿਚ । ਅਹਿਲਾ—ਉੱਤਮ ।੩।

ਖਰੀ ਦੁਹੇਲੀ—ਬਹੁਤ ਦੁਖੀ । ਬਾਬਾ—ਹੇ ਬਾਬਾ ! ਬਾਤ—ਵਾਤ ।੧।ਰਹਾਉ।

ਤਾਜੀ—ਘੋੜੇ । ਕੇਰੇ—ਦੇ । ਗਵਾਰਾ—ਹੇ ਗਵਾਰ ! ਹੇ ਮੂਰਖ ! ਕੂਜਾ—ਮਿਸਰੀ ।੪।

ਨੀਵ—ਨੀਂਹ । ਦਿਵਾਲ—ਦੀਵਾਰ, ਕੰਧ । ਭਸ—ਸੁਆਹ । ਸੰਚੇ—ਖਜਾਨੇ । ਮਾੜੀ—ਮਹਲ । ਸੰਪੈ—ਧਨ । ਕੇਰੀ
 ਦੀ ।੫।

ਹੋਗੁ—ਹੋਵੇਗਾ । ਭਾਣਾ—ਰਜਾ ।੧।ਰਹਾਉ।

ਵਣਜਾਰੇ—ਵਣਜ ਕਰਨ ਵਾਲੇ ਜੀਵ । ਜੀਉ—ਜਿੰਦ । ਪਿੰਡੁ—ਸਰੀਰ । ਮਾਰਿ—ਮਾਰ ਕੇ ।੬।

ਅਰਥ :—ਇਹ ਸਰੀਰ ਆਪਣੇ ਆਪ ਨੂੰ ਅਮਰ ਜਾਣ ਕੇ ਸੁਖ ਮਾਣਨ ਵਿਚ ਹੀ ਲੱਗਾ ਰਹਿੰਦਾ ਹੈ, (ਇਹ ਨਹੀਂ
 ਸਮਝਦਾ ਕਿ) ਇਹ ਜਗਤ (ਇਕ) ਖੇਡ (ਹੀ) ਹੈ । ਹੇ ਮੇਰੇ ਸਰੀਰ ! ਤੂੰ ਲੱਬ ਲੋਭ ਕਰ ਰਿਹਾ ਹੈਂ ਤੂੰ ਬਹੁਤ ਕੂੜ
 ਕਮਾ ਰਿਹਾ ਹੈਂ (ਵਿਅਰਥ ਦੌੜ-ਭੱਜ ਹੀ ਕਰ ਰਿਹਾ ਹੈਂ), ਤੂੰ (ਆਪਣੇ ਉੱਤੇ ਲੱਬ ਲੋਭ ਕੂੜ ਆਦਿਕ ਦੇ ਅਸਰ ਹੇਠ

ਕੀਤੇ ਮਾੜੇ ਕੰਮਾਂ ਦਾ) ਭਾਰ ਚੁਕਦਾ ਜਾ ਰਿਹਾ ਹੈਂ । ਹੇ ਮੇਰੇ ਸਰੀਰ ! ਮੈਂ ਤੇਰੇ ਵਰਗੇ ਇਉਂ ਰੁਲਦੇ ਵੇਖੇ ਹਨ ਜਿਵੇਂ ਧਰਤੀ ਉਤੇ ਸੁਆਹ ।੧।

ਹੇ ਮੇਰੀ ਜਿੰਦੇ ! ਮੇਰੀ ਸਿੱਖਿਆ ਧਿਆਨ ਨਾਲ ਸੁਣ । ਕੀਤੀ ਹੋਈ ਨੇਕ ਕਮਾਈ ਹੀ ਤੇਰੇ ਨਾਲ ਨਿਭੇਗੀ । (ਜੇ ਇਹ ਮਨੁੱਖਾ ਜਨਮ ਗਵਾ ਲਿਆ), ਤਾਂ ਮੁੜ (ਛੇਤੀ) ਵਾਰੀ ਨਹੀਂ ਮਿਲੇਗੀ ।੧।ਰਹਾਉ।

ਹੇ ਮੇਰੇ ਸਰੀਰ ! ਮੈਂ ਤੈਨੂੰ ਸਮਝਾਂਦਾ ਹਾਂ, ਮੇਰੀ ਨਸੀਹਤ ਸੁਣ । ਤੂੰ ਪਰਾਈ ਨਿੰਦਿਆ ਦਾ ਧਿਆਨ ਰੱਖਦਾ ਹੈਂ, ਤੂੰ (ਹੋਰਨਾਂ ਦੀ) ਝੂਠੀ ਚੁਗਲੀ ਕਰਦਾ ਰਹਿੰਦਾ ਹੈਂ । ਹੇ ਜੀਵ ! ਤੂੰ ਪਰਾਈ ਇਸਤ੍ਰੀ ਨੂੰ (ਭੈੜੀ ਨਿਗਾਹ ਨਾਲ) ਤੱਕਦਾ ਹੈਂ, ਤੂੰ ਚੋਰੀਆਂ ਕਰਦਾ ਹੈਂ, ਹੋਰ ਬੁਰਾਈਆਂ ਕਰਦਾ ਹੈਂ ।

ਹੇ ਮੇਰੀ ਕਾਇਆਂ ! ਜਦੋਂ ਜੀਵਾਤਮਾ ਤੁਰ ਜਾਇਗਾ, ਤੂੰ ਇਥੇ ਹੀ ਰਹਿ ਜਾਇੰਗੀ, ਤੂੰ (ਤਦੋਂ) ਛੁੱਟੜ ਇਸਤ੍ਰੀ ਵਾਂਗ ਹੋ ਜਾਇੰਗੀ ।

ਹੇ ਮੇਰੇ ਸਰੀਰ ! ਤੂੰ (ਮਾਇਆ ਦੀ) ਨੀਂਦ ਵਿਚ ਹੀ ਸੁੱਤਾ ਰਿਹਾ (ਤੈਨੂੰ ਸਮਝ ਹੀ ਨ ਆਈ ਕਿ) ਤੂੰ ਕੀਹ ਕਰਤੂਤਾਂ ਕਰਦਾ ਰਿਹਾ । ਚੋਰੀ ਆਦਿਕ ਕਰ ਕੇ ਜੋ ਮਾਲ-ਧਨ ਮੈਂ ਲਿਆਉਂਦਾ ਰਿਹਾ, ਤੈਨੂੰ ਉਹ ਮਨ ਵਿਚ ਪਸੰਦ ਆਉਂਦਾ ਰਿਹਾ । (ਇਸ ਤਰ੍ਹਾਂ) ਨਾਹ ਇਸ ਲੋਕ ਵਿਚ ਸੋਭਾ ਖੱਟੀ, ਨਾਹ ਪਰਲੋਕ ਵਿਚ ਆਸਰਾ (ਮਿਲਣ ਦਾ ਪ੍ਰਬੰਧ) ਹੋਇਆ । ਕੀਮਤੀ ਮਨੁੱਖਾ ਜਨਮ ਜਾਇਆ ਕਰ ਲਿਆ ।੩।

ਹੇ ਭਾਈ ! (ਜੀਵਾਤਮਾ ਦੇ ਤੁਰ ਜਾਣ ਤੇ ਹੁਣ) ਮੈਂ ਕਾਇਆਂ ਬਹੁਤ ਦੁਖੀ ਹੋਈ ਹਾਂ । ਹੇ ਨਾਨਕ ! ਮੇਰੀ ਹੁਣ ਕੋਈ ਵਾਤ ਨਹੀਂ ਪੁੱਛਦਾ ।੧।ਰਹਾਉ।

ਹੇ ਨਾਨਕ ! (ਆਖ—) ਹੇ ਮੂਰਖ ! ਵਧੀਆ ਘੋੜੇ, ਸੋਨਾ ਚਾਂਦੀ, ਕੱਪੜਿਆਂ ਦੇ ਲੱਦ—ਕੋਈ ਭੀ ਸ਼ੈ (ਮੌਤ ਵੇਲੇ) ਕਿਸੇ ਦੇ ਨਾਲ ਨਹੀਂ ਜਾਂਦੀ । ਸਭ ਇਥੇ ਹੀ ਰਹਿ ਜਾਂਦੇ ਹਨ । ਮਿਸਰੀ ਮੇਵੇ ਆਦਿਕ ਭੀ ਮੈਂ ਸਭ ਕੁਝ ਚੱਖ ਕੇ ਵੇਖ ਲਿਆ ਹੈ । (ਇਹਨਾਂ ਵਿਚ ਭੀ ਇਤਨਾ ਸਵਾਦ ਨਹੀਂ ਜਿਤਨਾ ਹੇ ਪ੍ਰਭੂ !) ਤੇਰਾ ਨਾਮ ਮਿੱਠਾ ਹੈ ।੪।

ਨੀਹਾਂ ਰੱਖ ਰੱਖ ਕੇ ਮਕਾਨਾਂ ਦੀਆਂ ਕੰਧਾਂ ਉਸਾਰੀਆਂ, ਪਰ (ਮੌਤ ਆਇਆਂ) ਇਹ ਸੁਆਹ ਦੇ ਮੰਦਰਾਂ ਦੀ ਢੇਰੀ ਵਾਂਗ ਹੀ ਹੋ ਗਏ । (ਮਾਇਆ ਦੇ) ਖਜ਼ਾਨੇ ਇਕੱਠੇ ਕੀਤੇ ਕਿਸੇ ਨੂੰ (ਹਥੋਂ) ਨਹੀਂ ਦੇਂਦਾ, ਮੂਰਖ ਸਮਝਦਾ ਹੈ ਕਿ ਇਹ ਸਭ ਕੁਝ ਮੇਰਾ ਹੈ (ਪਰ ਇਹ ਨਹੀਂ ਜਾਣਦਾ ਕਿ) ਸੋਨੇ ਦੀ ਲੰਕਾ ਸੋਨੇ ਦੇ ਮਹਲ (ਰਾਵਣ ਦੇ ਭੀ ਨਾਹ ਰਹੇ, ਤੂੰ ਕਿਸ ਦਾ ਵਿਚਾਰਾ ਹੈ) ਇਹ ਧਨ ਕਿਸੇ ਦਾ ਭੀ ਨਹੀਂ ਬਣਿਆ ਰਹਿੰਦਾ ।੫।

ਹੇ ਮੂਰਖ ਅੰਵਾਣ ਮਨ ! ਸੁਣ । ਉਸ ਪਰਮਾਤਮਾ ਦੀ ਰਜਾ ਹੀ ਵਰਤੇਗੀ (ਲੋਬ ਲੋਭ ਆਦਿਕ ਛੱਡ ਕੇ ਉਸ ਦੀ ਰਜਾ ਵਿਚ ਤੁਰਨਾ ਸਿੱਖ) ।੧।ਰਹਾਉ।

ਸਾਡਾ ਮਾਲਕ-ਪ੍ਰਭੂ ਵੱਡਾ ਸਾਹੂਕਾਰ ਹੈ, ਅਸੀਂ ਸਾਰੇ ਜੀਵ ਉਸ ਦੇ ਭੇਜੇ ਹੋਏ ਵਣਜਾਰੇ-ਵਪਾਰੀ ਹਾਂ (ਇਥੇ ਨਾਮ-ਵਪਾਰ ਕਰਨ ਆਏ ਹੋਏ ਹਾਂ) । ਇਹ ਜਿੰਦ ਇਹ ਸਰੀਰ ਉਸੇ ਸ਼ਾਹ ਦੀ ਦਿੱਤੀ ਹੋਈ ਰਾਸ-ਪੁੰਜੀ ਹੈ । ਉਹ ਆਪ ਹੀ ਮਾਰਦਾ ਤੇ ਆਪ ਹੀ ਜਿੰਦ ਦੇਂਦਾ ਹੈ ।੬।੧।੧੩।

ਗਉੜੀ ਚੇਤੀ ਮਹਲਾ ੧ ॥ ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥ ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥ ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥ ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥ ਕਾਮਣਿ ਲੋੜੈ ਸੁਇਨਾ ਰੁਪਾ ਮਿੜੁ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥ {ਪੰਨਾ ੧੫੫}

ਪਦ ਅਰਥ :—ਅਵਰਿ—{ਲਫਜ਼ ‘ਅਵਰ’ ਤੋਂ ਬਹੁ-ਵਚਨ} ਹੋਰ, ਵਿਰੋਧੀ, ਦੁਸ਼ਮਨ । ਪੰਚ—ਪੰਜ । ਹਮ—ਮੈਂ । ਏਕ ਜਨਾ—ਇਕੱਲਾ । ਕਿਉ ਰਾਖਉ—ਮੈਂ ਕਿਵੇਂ ਬਚਾਵਾਂ ? ਘਰ ਬਾਰੁ—ਘਰ ਘਾਟ, ਸਾਰਾ ਘਰ । ਮਨਾ—ਹੇ ਮੇਰੇ ਮਨ ! ਨੀਤ ਨੀਤ—ਸਦਾ ਹੀ । ਕਰੀ—ਕਰੀਂ, ਮੈਂ ਕਰਾਂ । ਜਨਾ—ਹੇ ਭਾਈ ! ।੧।

ਉਚਰੁ—ਉਚਾਰ, ਬੋਲ । ਆਗੈ—ਸਾਹਮਣੇ । ਜਮ ਦਲੁ—ਜਮ ਦਾ ਦਲ, ਜਮ ਦੀ ਫੌਜ । ਬਿਖਮੁ—ਔਖਾ (ਕਰਨ ਵਾਲਾ) । ਘਨਾ—ਬਹੁਤ ।੧। ਰਹਾਉ ।

ਮੜੋਲੀ—ਸਰੀਰ-ਮਠ । ਉਸਾਰਿ—ਉਸਾਰ ਕੇ । ਦੁਆਰਾ—ਦਰਵਾਜ਼ੇ (ਕੰਨ ਨੱਕ ਆਦਿਕ) । ਭੀਤਰਿ—ਵਿਚ । ਸਾ ਧਨਾ—ਜੀਵ-ਇਸਤ੍ਰੀ । ਅੰਮ੍ਰਿਤ—ਆਪਣੇ ਆਪ ਨੂੰ ਅਮਰ ਜਾਣਨ ਵਾਲੀ । ਕੇਲ—ਚੋਜ-ਤਮਾਸ਼ੇ, ਰੰਗ-ਰਲੀਆਂ । ਕਾਮਣਿ—ਜਿੰਦ-ਇਸਤ੍ਰੀ । ਲੁਟੇਨਿ—ਲੁੱਟਦੇ ਰਹਿੰਦੇ ਹਨ । ਸੁ—ਉਹ । ਪੰਚ ਜਨਾ—ਪੰਜੇ ਜਣੇ, ਕਾਮਾਦਿਕ ਪੰਜੇ ।੨।

ਦੇਹੁਰਾ—ਮੰਦਰ । ਏਕ ਜਨਾ—ਇਕੱਲੀ । ਜਮ ਡੰਡਾ—ਜਮ ਦਾ ਡੰਡਾ । ਗਲਿ—ਗਲ ਵਿਚ ।੩।

ਕਾਮਣਿ—ਵਹੁਟੀ । ਰੁਪਾ—ਚਾਂਦੀ । ਲੁੜੇਨਿ—ਲੋੜਦੇ ਹਨ, ਮੰਗਦੇ ਹਨ । ਖਾਧਾਤਾ—ਖਾਣ ਦੇ ਪਦਾਰਥ । ਤਿਨ ਕਾਰਣਿ—ਇਹਨਾਂ ਇਸਤ੍ਰੀ ਮਿਤ੍ਰਾਂ ਦੀ ਖਾਤਰ । ਜਾਸੀ—ਜਾਵੇਗਾ । ਜਮਪੁਰਿ—ਜਮ ਦੀ ਨਗਰੀ ਵਿਚ । ਬਾਧਾਤਾ—ਬੱਝਾ ਹੋਇਆ ।੪।

ਨੋਟ :—ਅੰਕ “੪।੨।੧੪” ਵਿਚੋਂ ਅੰਕ ੨ ਦਾ ਭਾਵ ਇਹ ਹੈ ਕਿ ‘ਗਉੜੀ ਚੇਤੀ’ ਦਾ ਇਹ ਦੂਜਾ ਸ਼ਬਦ ਹੈ । “ਗਉੜੀ” ਦੇ ਕੁੱਲ ਸ਼ਬਦ ਹੁਣ ਤਕ ੧੪ ਹੋ ਗਏ ਹਨ ।

ਅਰਥ :—ਹੇ ਮੇਰੇ ਮਨ ! ਮੇਰੇ ਵੈਰੀ (ਕਾਮਾਦਿਕ) ਪੰਜ ਹਨ, ਮੈਂ ਇਕੱਲਾ ਹਾਂ, ਮੈਂ (ਇਹਨਾਂ ਤੋਂ) ਸਾਰਾ ਘਰ (ਭਾਵ, ਭਲੇ ਗੁਣ) ਕਿਵੇਂ ਬਚਾਵਾਂ ? ਹੇ ਭਾਈ ! ਇਹ ਪੰਜੇ ਮੈਨੂੰ ਨਿੱਤ ਮਾਰਦੇ ਤੇ ਲੁੱਟਦੇ ਰਹਿੰਦੇ ਹਨ, ਮੈਂ ਕਿਸ ਦੇ ਪਾਸ ਸ਼ਿਕਾਇਤ ਕਰਾਂ ? ।੧।

ਹੇ ਮਨ ! ਪਰਮਾਤਮਾ ਦਾ ਨਾਮ ਸਿਮਰ, ਸਾਹਮਣੇ ਜਮਰਾਜ ਦੀ ਭਾਰੀ ਤਕੜੀ ਫੌਜ ਦਿੱਸ ਰਹੀ ਹੈ (ਭਾਵ, ਮੌਤ ਆਉਣ ਵਾਲੀ ਹੈ) ।੧। ਰਹਾਉ ।

ਪਰਮਾਤਮਾ ਨੇ ਇਹ ਸਰੀਰ ਬਣਾ ਕੇ (ਇਸ ਦੇ ਕੰਨ ਨੱਕ ਆਦਿਕ) ਦਸ ਦਰਵਾਜ਼ੇ ਬਣਾ ਦਿੱਤੇ । (ਉਸ ਦੇ ਹੁਕਮ ਅਨੁਸਾਰ) ਇਸ ਸਰੀਰ ਵਿਚ ਜਿੰਦ-ਇਸਤ੍ਰੀ ਆ ਟਿਕੀ । ਪਰ ਇਹ ਜੀਵ-ਇਸਤ੍ਰੀ ਆਪਣੇ ਆਪ ਨੂੰ ਅਮਰ ਜਾਣ ਕੇ ਸਦਾ (ਦੁਨੀਆ ਵਾਲੇ) ਚੋਜ-ਤਮਾਸ਼ੇ ਕਰਦੀ ਰਹਿੰਦੀ ਹੈ, ਤੇ ਉਹ ਵੈਰੀ ਕਾਮਾਦਿਕ ਪੰਜੇ ਜਣੇ (ਅੰਦਰੋਂ ਭਲੇ ਗੁਣ) ਲੁੱਟਦੇ ਰਹਿੰਦੇ ਹਨ ।੨।

(ਜਮ ਦੀ ਫੌਜ ਨੇ ਆਖਰ) ਸਰੀਰ-ਮਠ ਢਾਹ ਕੇ ਮੰਦਰ ਲੁੱਟ ਲਿਆ, ਜੀਵ-ਇਸਤ੍ਰੀ ਇਕੱਲੀ ਹੀ ਫੜੀ ਗਈ । ਜਮ ਦਾ ਡੰਡਾ ਸਿਰ ਉਤੇ ਵੱਜਾ, ਜਮ ਦਾ ਸੰਗਲ ਗਲ ਵਿਚ ਪਿਆ, ਉਹ (ਲੁੱਟਣ ਵਾਲੇ) ਪੰਜੇ ਜਣੇ ਭੱਜ ਗਏ (ਸਾਥ ਛੱਡ ਗਏ) ।੩।

(ਸਾਰੀ ਉਮਰ ਜਦ ਤਕ ਜੀਵ ਜੀਉਂਦਾ ਰਿਹਾ) ਵਹੁਟੀ ਸੋਨਾ ਚਾਂਦੀ (ਦੇ ਗਹਿਣੇ) ਮੰਗਦੀ ਰਹਿੰਦੀ ਹੈ, ਸਨਬੰਧੀ ਮਿਤ੍ਰ ਖਾਣ ਪੀਣ ਦੇ ਪਦਾਰਥ ਮੰਗਦੇ ਰਹਿੰਦੇ ਹਨ, ਹੇ ਨਾਨਕ ! ਇਹਨਾਂ ਦੀ ਹੀ ਖਾਤਰ ਜੀਵ ਪਾਪ ਕਰਦਾ ਰਹਿੰਦਾ ਹੈ, ਆਖਰ (ਪਾਪਾਂ ਦੇ ਕਾਰਨ) ਬੱਝਾ ਹੋਇਆ ਜਮ ਦੀ ਨਗਰੀ ਵਿਚ ਧੱਕਿਆ ਜਾਂਦਾ ਹੈ ।੪।੨।੧੪।

ਗਉੜੀ ਚੇਤੀ ਮਹਲਾ ੧ ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥ ਜੋਗ ਜੁਗਤਿ ਇਵ ਪਾਵਸਿਤਾ ॥ ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥ ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥ ਤ੍ਰਿਭਵਣ ਤਾਰਣਹਾਰੁ

ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥ ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥ ਏਕਸੁ ਚਰਣੀ ਜੇ
ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥ ਜਪਸਿ ਨਿਰੰਜਨੁ ਰਚਸਿ ਮਨਾ ॥ ਕਾਹੇ ਬੋਲਹਿ ਜੋਗੀ ਕਪਟੁ ਘਨਾ
॥੧॥ ਰਹਾਉ ॥ ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ
ਪਾਛੈ ਪਛੁਤਾਣੀਤਾ ॥੪॥੩॥੧੫॥ {ਪੰਨਾ ੧੫੫-੧੫੬}

ਪਦ ਅਰਥ :—ਘਟ ਭੀਤਰਿ—ਹਿਰਦੇ ਵਿਚ । ਮੁੰਦ੍ਰਾ—(ਮੰਦੀਆਂ ਵਾਸਨਾਂ ਨੂੰ ਰੋਕਣਾ—ਇਹ) ਮੁੰਦ੍ਰਾਂ । ਕਾਂਇਆ—
ਸਰੀਰ ਨੂੰ (ਨਾਸਵੰਤ ਜਾਨਣਾ) । ਖਿੰਬਾਤਾ—ਖਿੰਬਾ, ਗੋਦੜੀ । ਤੇ—ਉਹੀ । ਪੰਚ ਚੇਲੇ—ਪੰਜ ਗਿਆਨ-ਇੰਦ੍ਰੇ ਰੂਪ
ਚੇਲੇ । ਕੀਜਹਿ—ਕਰਨੇ ਚਾਹੀਦੇ ਹਨ । ਰਾਵਲ—ਹੇ ਰਾਵਲ ! ਹੇ ਜੋਗੀ !

ਜੋਗ ਜੁਗਤਿ—ਜੋਗ ਸਾਧਨ ਦੀ ਜੁਗਤੀ । ਇਵ—ਇਸ ਤਰ੍ਹਾਂ । ਪਾਵਸਿਤਾ—ਪਾਵਸਿ, ਤੂੰ ਪਾ ਲਏਂਗਾ । ਨਾਸਤਿ—
ਨਹੀਂ ਹੈ । ਲਾਵਸਿਤਾ—ਲਾਵਸਿ, ਜੇ ਤੂੰ ਲਾ ਲਏਂ ।੧। ਰਹਾਉ।

ਮੂੰਡਿ ਮੂੰਡਾਇਐ—ਸਿਰ ਮੁਨਾਇਆਂ । ਮੂੰਡਿ—ਸਿਰ ।੨।

ਪਟੰਬੁ—ਠੱਗੀ, ਵਿਖਾਵਾ । ਗਲੀ—ਗੱਲੀਂ, ਗੱਲਾਂ ਨਾਲ । ਮਨੁ—ਲੋਕਾਂ ਦਾ ਮਨ । ਲਾਵਸਿ—ਤੂੰ ਲਾਂਦਾ ਹੈਂ । ਮੂਲਿ
ਨ—ਬਿਲਕੁਲ ਨਹੀਂ । ਕੀ ਧਾਵਸਿਤਾ—ਕਿਉਂ ਦੌੜੇਂਗਾ ? ਨਹੀਂ ਭਟਕੇਂਗਾ ।੩।

ਰਚਸਿ ਮਨਾ—ਮਨ ਰਚਾ ਕੇ, ਮਨ ਜੋੜ ਕੇ । ਕਪਟੁ—ਠੱਗੀ, ਝੂਠ-ਫਰੇਬ ।੧। ਰਹਾਉ।

ਕਮਲੀ—ਝੱਲੀ । ਹੰਸੁ—ਜੀਵਾਤਮਾ । ਬਿਹਾਣੀਤਾ—(ਉਮਰ) ਗੁਜ਼ਰ ਰਹੀ ਹੈ । ਨਾਗੀ—ਨੰਗੀ ਕਾਂਇਆਂ । ਦਾਝੈ—
ਸੜਦੀ ਹੈ । ਪਾਛੈ—ਸਮਾ ਵਿਹਾ ਜਾਣ ਪਿੱਛੋਂ ।

ਅਰਥ :—ਹੇ ਰਾਵਲ ! ਆਪਣੇ ਸਰੀਰ ਦੇ ਅੰਦਰ ਹੀ ਮੰਦੀਆਂ ਵਾਸਨਾਂ ਨੂੰ ਰੋਕ—ਇਹ ਹਨ (ਅਸਲ) ਮੁੰਦ੍ਰਾਂ । ਸਰੀਰ
ਨੂੰ ਨਾਸਵੰਤ ਸਮਝ—ਇਸ ਯਕੀਨ ਨੂੰ ਗੋਦੜੀ ਬਣਾ । ਹੇ ਰਾਵਲ ! (ਤੁਸੀਂ ਹੋਰਨਾਂ ਨੂੰ ਚੇਲੇ ਬਣਾਂਦੇ ਫਿਰਦੇ ਹੋ) ਆਪਣੇ
ਪੰਜੇ, ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰੋ, ਚੇਲੇ ਬਣਾਓ, ਆਪਣੇ ਮਨ ਨੂੰ ਡੰਡਾ ਬਣਾਓ (ਤੇ ਹੱਥ ਵਿਚ ਫੜੋ ।
ਭਾਵ, ਕਾਬੂ ਕਰੋ) ।੧।

(ਹੇ ਰਾਵਲ !) ਤੂੰ ਗਾਜਰ ਮੂਲੀ ਆਦਿਕ ਖਾਣ ਵਿਚ ਮਨ ਜੋੜਦਾ ਫਿਰਦਾ ਹੈਂ, ਪਰ ਜੇ ਤੂੰ ਉਸ ਗੁਰ-ਸ਼ਬਦ ਵਿਚ ਮਨ
ਜੋੜੇਂ (ਜਿਸ ਤੋਂ ਬਿਨਾ) ਕੋਈ ਹੋਰ (ਜੀਵਨ-ਰਾਹ ਵਿਖਾਣ ਦੇ ਸਮਰੱਥ) ਨਹੀਂ ਹੈ, ਤਾਂ ਤੂੰ ਇਸ ਤਰ੍ਹਾਂ ਜੋਗ (ਪ੍ਰਭੂ-ਚਰਨਾਂ
ਵਿਚ ਜੁੜਨ) ਦਾ ਤਰੀਕਾ ਲੱਭ ਲਏਂਗਾ ।੧। ਰਹਾਉ।

ਜੇ (ਗੰਗਾ ਦੇ ਕੰਢੇ) ਸਿਰ ਮੁਨਾਇਆਂ ਗੁਰੂ ਮਿਲਦਾ ਹੈ (ਭਾਵ, ਤੁਸੀਂ ਤਾਂ ਗੰਗਾ ਦੇ ਕੰਢੇ ਸਿਰ ਮੁਨਾ ਕੇ ਗੁਰੂ ਧਾਰਦੇ ਹੋ)
ਤਾਂ ਅਸਾਂ ਤਾਂ ਗੁਰੂ ਨੂੰ ਹੀ ਗੰਗਾ ਬਣਾ ਲਿਆ ਹੈ, (ਭਾਵ, ਸਾਡੇ ਵਾਸਤੇ ਗੁਰੂ ਹੀ ਮਹਾਂ ਪਵਿਤ੍ਰ ਤੀਰਥ ਹੈ) । ਅੰਨ੍ਹਾ
(ਰਾਵਲ) ਉਸ ਇਕੋ ਮਾਲਕ ਨੂੰ ਨਹੀਂ ਸਿਮਰਦਾ ਜੋ ਤਿੰਨਾਂ ਭਵਣਾਂ (ਦੇ ਜੀਵਾਂ) ਨੂੰ ਤਾਰਨ ਦੇ ਸਮਰੱਥ ਹੈ ।੨।

ਹੇ ਜੋਗੀ ! ਤੂੰ (ਜੋਗ ਦਾ) ਵਿਖਾਵਾ ਕਰ ਕੇ ਨਿਰੀਆਂ ਗੱਲਾਂ ਵਿਚ ਹੀ ਲੋਕਾਂ ਦਾ ਮਨ ਪਰਚਾਂਦਾ ਹੈਂ, ਪਰ ਤੇਰਾ ਆਪਣਾ
ਸੰਸਾ ਉੱਕਾ ਹੀ ਦੂਰ ਨਹੀਂ ਹੁੰਦਾ । ਜੇ ਤੂੰ ਇੱਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੇਂ, ਤਾਂ ਲੱਬ ਤੇ ਲੋਭ ਦੇ ਕਾਰਨ
ਬਣੀ ਹੋਈ ਤੇਰੀ ਭਟਕਣਾ ਦੂਰ ਹੋ ਜਾਏ ।੩।

ਹੇ ਜੋਗੀ ! ਬਹੁਤਾ ਠੱਗੀ-ਫਰੇਬ ਦਾ ਬੋਲ ਕਿਉਂ ਬੋਲਦਾ ਹੈਂ ? ਆਪਣਾ ਮਨ ਜੋੜ ਕੇ ਮਾਇਆ-ਰਹਿਤ ਪ੍ਰਭੂ ਦਾ ਨਾਮ
ਸਿਮਰ ।੧। ਰਹਾਉ।

ਜਿਸ ਮਨੁੱਖ ਦਾ ਸਰੀਰ ਝੱਲਾ ਹੋਇਆ ਪਿਆ ਹੋਵੇ (ਜਿਸ ਦੇ ਗਿਆਨ-ਇੰਦ੍ਰੇ ਵਿਕਾਰਾਂ ਵਿਚ ਝੱਲੇ ਹੋਏ ਪਏ ਹੋਣ) ਜਿਸ
ਦਾ ਜੀਵਾਤਮਾ ਅੰਵਾਣਾ ਹੋਵੇ (ਜਿੰਦਗੀ ਦਾ ਸਹੀ ਰਸਤਾ ਨਾਹ ਸਮਝਦਾ ਹੋਵੇ) ਉਸ ਦੀ ਸਾਰੀ ਉਮਰ ਮਾਇਆ ਦੀ

ਮਮਤਾ ਵਿਚ ਲੰਘ ਜਾਂਦੀ ਹੈ । (ਤੇ) ਨਾਨਕ ਬੇਨਤੀ ਕਰਦਾ ਹੈ ਕਿ ਜਦੋਂ (ਮਮਤਾ ਦੇ ਸਾਰੇ ਪਦਾਰਥ ਜਗਤ ਵਿਚ ਹੀ ਛੱਡ ਕੇ) ਸਰੀਰ ਇਕੱਲਾ ਹੀ (ਮਸਾਣਾਂ ਵਿਚ) ਸੜਦਾ ਹੈ, ਸਮਾ ਵਿਹਾ ਜਾਣ ਤੇ ਜੀਵ ਪਛੁਤਾਉਂਦਾ ਹੈ ।੪।੩।੧੫।

ਗਉੜੀ ਚੇਤੀ ਮਹਲਾ ੧ ॥ ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥ ਮਨ ਏਕੈ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੁਕਸਿ ਮੂਸਾ ਭਾਈ ਰੇ ॥੨॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥ ਸੁਭਰ ਭਰੇ ਨ ਹੋਵਹਿ ਉਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥ {ਪੰਨਾ ੧੫੬}

ਪਦ ਅਰਥ :—ਅਉਖਧ—ਦਵਾਈ । ਅਉਖਧ ਮੂਲੁ—ਦਵਾਈਆਂ ਦਾ ਮੂਲ, ਸਭ ਤੋਂ ਵਧੀਆ ਦਵਾਈ । ਮੰਤ੍ਰ ਮੂਲੁ—ਸਭ ਤੋਂ ਵਧੀਆ ਮੰਤ੍ਰ । ਏਕੈ—ਇਕ ਹੀ, ਪਰਮਾਤਮਾ ਦਾ ਨਾਮ ਹੀ । ਦ੍ਰਿੜੁ—ਪੱਕਾ । ਰੇ—ਹੇ ਭਾਈ ! ਪਾਪ ਕਰਮ—ਮੰਦੇ ਕੰਮ, ਵਿਕਾਰ ।੧।

ਭਾਈ ਰੇ—ਹੇ ਭਾਈ ! ਮਨ ਸਾਹਿਬੁ—ਮਨ ਦਾ ਖਸਮ, ਮਨ ਨੂੰ ਵਿਕਾਰਾਂ ਵਲੋਂ ਬਚਾ ਕੇ ਰੱਖਣ ਵਾਲਾ ਮਾਲਕ । ਤੀਨਿ ਗੁਣਾ—ਤਿੰਨੇ ਗੁਣ, ਤਿੰਨਾਂ ਗੁਣਾਂ ਵਿਚ ਪਰਵਿਰਤ ਸਰੀਰਕ ਇੰਦ੍ਰੇ । ਸੰਸਾਰਿ ਸਮਾਵਹਿ—ਸੰਸਾਰ ਵਿਚ ਰੁੱਝੇ ਹੋਏ ਹਨ ।੧।ਰਹਾਉ।

ਤਨਿ—ਤਨ ਵਿਚ । ਪੰਡ—ਮਾਇਆ ਦੀ ਪੰਡ । ਉਚਾਈ—ਚੁੱਕੀ ਹੋਈ ਹੈ । ਲਜੁ—ਉਮਰ ਦੀ ਲੱਜ । ਮੂਸਾ—ਚੂਹਾ, ਜਮ, ਬੀਤ ਰਿਹਾ ਸਮਾ ।੨।

ਮਨਮੁਖਿ—ਜਿਨ੍ਹਾਂ ਦਾ ਮੁਖ ਆਪਣੇ ਮਨ ਵਲ ਹੈ, ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨ । ਤੇਤਾ—ਉਤਨਾ ਹੀ । ਤਿਨਿ—ਉਸ (ਪਰਮਾਤਮਾ) ਨੇ । ਕਿਰਤੁ—ਜਨਮਾਂ ਜਨਮਾਂਤਰਾਂ ਦੇ ਕੀਤੇ ਹੋਏ ਕਰਮਾਂ ਦੇ ਸੰਸਕਾਰਾਂ ਦਾ ਸਮੂਹ ।੩।

ਸੁਭਰ—ਨਕਾ-ਨਕ । ਪੰਕ—ਚਰਨ-ਧੂੜ । ਮੂੜਾ—ਮੂਰਖ ।੪।

ਅਰਥ :—ਹੇ ਭਾਈ ! ਜੇ ਤੂੰ ਜਨਮਾਂ ਜਨਮਾਂਤਰਾਂ ਦੇ ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਨੂੰ ਕੱਟਣ ਵਾਲੇ ਪਰਮਾਤਮਾ ਦਾ ਨਾਮ ਲੈਂਦਾ ਰਹੇਂ, ਜੇ ਤੂੰ (ਉਸ ਨਾਮ ਦੇ ਸਿਮਰਨ ਵਿਚ) ਆਪਣੇ ਚਿੱਤ ਨੂੰ ਪੱਕਾ ਕਰ ਲਏਂ, ਤਾਂ (ਤੈਨੂੰ ਯਕੀਨ ਆ ਜਾਇਗਾ ਕਿ) ਮਨ ਦੇ ਰੋਗ ਦੂਰ ਕਰਨ ਵਾਲੀ ਸਭ ਤੋਂ ਵਧੀਆ ਦਵਾਈ ਪ੍ਰਭੂ ਦਾ ਨਾਮ ਹੀ ਹੈ, ਮਨ ਨੂੰ ਵੱਸ ਵਿਚ ਕਰਨ ਵਾਲਾ ਸਭ ਤੋਂ ਵਧੀਆ ਮੰਤ੍ਰ ਪਰਮਾਤਮਾ ਦਾ ਨਾਮ ਹੀ ਹੈ ।੧।

ਹੇ ਭਾਈ ! (ਵਿਕਾਰਾਂ ਵਲੋਂ ਬਚਾ ਸਕਣ ਵਾਲਾ) ਮਨ ਦਾ ਰਾਖਾ ਇਕ ਪ੍ਰਭੂ-ਨਾਮ ਹੀ ਹੈ (ਉਸ ਦੇ ਗੁਣ ਪਛਾਣ), ਪਰ ਜਿਤਨਾ ਚਿਰ ਤੇਰੇ ਤ੍ਰਿਗੁਣੀ ਇੰਦ੍ਰੇ ਸੰਸਾਰ (ਦੇ ਮੋਹ) ਵਿਚ ਰੁੱਝੇ ਹੋਏ ਹਨ, ਉਸ ਅਲੱਖ ਪਰਮਾਤਮਾ ਨੂੰ ਸਮਝਿਆ ਨਹੀਂ ਜਾ ਸਕਦਾ ।੧।ਰਹਾਉ।

ਹੇ ਭਾਈ ! ਅਸਾਂ ਜੀਵਾਂ ਨੇ ਤਾਂ ਮਾਇਆ ਦੀ ਪੰਡ (ਹਰ ਵੇਲੇ ਸਿਰ ਉਤੇ) ਚੁਕੀ ਹੋਈ ਹੈ, ਸਾਨੂੰ ਤਾਂ ਆਪਣੇ ਅੰਦਰ ਮਾਇਆ ਸ਼ੱਕਰ ਖੰਡ ਵਰਗੀ ਮਿੱਠੀ ਲੱਗ ਰਹੀ ਹੈ, (ਸਾਡੇ ਭਾ ਦੀ ਤਾਂ ਮਾਇਆ ਦੇ ਮੋਹ ਦੀ) ਹਨੇਰੀ ਰਾਤ ਪਈ ਹੋਈ ਹੈ, (ਜਿਸ ਵਿਚ ਸਾਨੂੰ ਕੁਝ ਦਿੱਸਦਾ ਹੀ ਨਹੀਂ, ਤੇ (ਉਧਰੋਂ) ਜਮ-ਚੂਹਾ ਸਾਡੀ ਉਮਰ ਦੀ ਲੱਜ ਟੁੱਕਦਾ ਜਾ ਰਿਹਾ ਹੈ (ਉਮਰ ਘਟਦੀ ਜਾ ਰਹੀ ਹੈ) ।੨।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਜਿਤਨਾ ਭੀ ਉੱਦਮ ਕਰਦੇ ਹਨ, ਉਤਨਾ ਹੀ ਦੁੱਖ ਵਾਪਰਦਾ ਹੈ । (ਲੋਕ ਪਰਲੋਕ ਵਿਚ) ਸੋਭਾ ਉਹਨਾਂ ਨੂੰ ਮਿਲਦੀ ਹੈ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ । ਜੋ (ਨਿਯਮ) ਉਸ ਪਰਮਾਤਮਾ ਨੇ ਬਣਾ ਦਿੱਤਾ ਹੈ ਉਹੀ ਵਰਤਦਾ ਹੈ (ਉਸ ਨਿਯਮ ਅਨੁਸਾਰ) ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ

ਸਮੂਹ (ਜੋ ਸਾਡੇ ਮਨ ਵਿਚ ਟਿਕਿਆ ਪਿਆ ਹੈ, ਆਪਣੇ ਹੀ ਮਨ ਦੇ ਪਿੱਛੇ ਤੁਰਿਆਂ) ਮਿਟਾਇਆ ਨਹੀਂ ਜਾ ਸਕਦਾ ।੩।

ਨਾਨਕ (ਆਖਦਾ ਹੈ) ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਪ੍ਰੀਤ ਜੋੜ ਕੇ ਉਸ ਦੇ ਪ੍ਰੇਮ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੇ ਮਨ ਪ੍ਰੇਮ-ਰਸ ਨਾਲ ਸਦਾ ਨਕਾ-ਨਕ ਭਰੇ ਰਹਿੰਦੇ ਹਨ, ਉਹ (ਪ੍ਰੇਮ ਤੋਂ) ਖਾਲੀ ਨਹੀਂ ਹੁੰਦੇ । ਜੇ (ਸਾਡਾ) ਮੂਰਖ (ਮਨ) ਉਹਨਾਂ ਦੇ ਚਰਨਾਂ ਦੀ ਧੂੜ ਬਣੇ, ਤਾਂ ਇਸ ਨੂੰ ਭੀ ਕੁਝ ਪ੍ਰਾਪਤੀ ਹੋ ਜਾਏ ।੪।੪।੧੬।

ਗਉੜੀ ਚੇਤੀ ਮਹਲਾ ੧ ॥ ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥ {ਪੰਨਾ ੧੫੬}

ਪਦ ਅਰਥ :—ਕਤ ਕੀ—ਕਦੋਂ ਦੀ ? ਕੇਰਾ—ਦਾ । ਕਤ ਕੇਰਾ—ਕਦੋਂ ਦਾ । ? ਕਿਦੂ—ਕਿਸ ਤੋਂ ? ਕਿਦੂ ਥਾਵਹੁ—ਕਿਸ ਥਾਂ ਤੋਂ ? ਬਿੰਬ—ਮੰਡਲ {ਫਿਰਕਾ—a jar} । ਅਗਨਿ ਬਿੰਬ—ਮਾਂ ਦੇ ਪੇਟ ਦੀ ਅੱਗ, ਜਠਰਾਗਨੀ । ਜਲ—ਪਿਤਾ ਦਾ ਬੀਰਜ । ਨਿਪਜੇ—ਨਿੰਮੇ, ਮਾਂ ਦੇ ਪੇਟ ਵਿਚ ਟਿਕਾਏ ਗਏ । ਕਾਹੇ ਕੰਮਿ—ਕਿਸ ਵਾਸਤੇ ? ।੧।

ਜਾਣੈ—ਭੁੰਘੀ ਸਾਂਝ ਪਾ ਸਕਦਾ ਹੈ । ਕਹੇ ਨ ਜਾਨੀ—ਕਹੇ ਨ ਜਾਨਿ, ਗਿਣੇ ਨਹੀਂ ਜਾਂਦੇ ।੧।ਰਹਾਉ।

ਚੀਨੇ—ਵੇਖੇ । ਨਾਗ—ਸੱਪ । ਪੰਖ—ਪੰਛੀ ।੨।

ਪਟਣ—ਸ਼ਹਰ । ਬਿਜ—ਪੱਕੇ । ਮੰਦਰ—ਘਰ ।੩।

ਨਵ ਖੰਡ—ਨੌ ਖੰਡਾਂ ਵਾਲੀ ਸਾਰੀ ਧਰਤੀ । ਘਟ ਹੀ ਮਹਿ—ਆਪਣੇ ਅੰਦਰ ਹੀ ।੪।

ਸਾਗਰੁ—ਸਮੁੰਦਰ । ਨੀਰਿ—ਨੀਰ ਨਾਲ, ਪਾਣੀ ਨਾਲ । ਤੇਤੇ—ਉਤਨੇ, ਬੇਅੰਤ ।੫।

ਵਗੈ—ਚੱਲ ਰਹੀ ਹੈ । ਕਾਤੀ—ਛੁਰੀ, ਤ੍ਰਿਸ਼ਨਾ ਦੀ ਛੁਰੀ ।੬।

ਅਰਥ :—ਹੇ ਮੇਰੇ ਮਾਲਕ ਪ੍ਰਭੂ ! ਮੇਰੇ ਅੰਦਰ ਇਤਨੇ ਔਗੁਣ ਹਨ ਕਿ ਉਹ ਗਿਣੇ ਨਹੀਂ ਜਾ ਸਕਦੇ । (ਤੇ, ਜਿਸ ਜੀਵ ਦੇ ਅੰਦਰ ਅਣਗਿਣਤ ਔਗੁਣ ਹੋਣ, ਉਹ ਐਸਾ) ਕੋਈ ਭੀ ਨਹੀਂ ਹੁੰਦਾ ਜੋ ਤੇਰੇ ਗੁਣਾਂ ਨਾਲ ਭੁੰਘੀ ਸਾਂਝ ਪਾ ਸਕੇ (ਜੋ ਤੇਰੀ ਸਿਫਤਿ-ਸਾਲਾਹ ਵਿਚ ਜੁੜ ਸਕੇ) ।੧।ਰਹਾਉ।

(ਹੇ ਮੇਰੇ ਸਾਹਿਬ ! ਅਣਗਿਣਤ ਔਗੁਣਾਂ ਦੇ ਕਾਰਨ ਹੀ ਸਾਨੂੰ ਅਨੇਕਾਂ ਜੂਨਾਂ ਵਿਚ ਭਟਕਣਾ ਪੈਂਦਾ ਹੈ, ਅਸੀਂ ਕੀਹ ਦੱਸੀਏ ਕਿ) ਕਦੋਂ ਦੀ ਸਾਡੀ (ਕੋਈ) ਮਾਂ ਹੈ ਕਦੋਂ ਦਾ (ਭਾਵ, ਕਿਸ ਜੂਨ ਦਾ) ਸਾਡਾ ਕੋਈ ਪਿਉ ਹੈ, ਕਿਸ ਕਿਸ ਥਾਂ ਤੋਂ (ਜੂਨ ਵਿਚੋਂ ਹੋ ਕੇ) ਅਸੀਂ (ਹੁਣ ਇਸ ਮਨੁੱਖਾ ਜਨਮ ਵਿਚ) ਆਏ ਹਾਂ ? (ਇਨ੍ਹਾਂ ਔਗੁਣਾਂ ਦੇ ਕਾਰਨ ਹੀ ਸਾਨੂੰ ਇਹ ਵਿਚਾਰ ਭੀ ਨਹੀਂ ਫੁਰਦੀ ਕਿ) ਅਸੀਂ ਕਿਸ ਮਨੋਰਥ ਵਾਸਤੇ ਪਿਤਾ ਦੇ ਬੀਰਜ ਨਾਲ ਮਾਂ ਦੇ ਪੇਟ ਦੀ ਅੱਗ ਵਿਚ ਨਿੰਮੇ, ਤੇ ਕਾਹਦੇ ਵਾਸਤੇ ਪੈਦਾ ਕੀਤੇ ਗਏ ।੧।

(ਅਣਗਿਣਤ ਔਗੁਣਾਂ ਦੇ ਕਾਰਨ) ਅਸਾਂ ਅਨੇਕਾਂ ਰੁੱਖਾਂ ਬਿਰਖਾਂ ਦੀਆਂ ਜੂਨਾਂ ਵੇਖੀਆਂ, ਅਨੇਕਾਂ ਵਾਰੀ ਪਸੂ-ਜੂਨਾਂ ਵਿਚ ਅਸੀਂ ਜੰਮੇ, ਅਨੇਕਾਂ ਵਾਰੀ ਸੱਪਾਂ ਦੀਆਂ ਕੁਲਾਂ ਵਿਚ ਪੈਦਾ ਹੋਏ, ਤੇ ਅਨੇਕਾਂ ਵਾਰੀ ਪੰਛੀ ਬਣ ਬਣ ਕੇ ਉਡਦੇ ਰਹੇ ।੨।

(ਜਨਮ ਜਨਮਾਂਤਰਾਂ ਵਿਚ ਕੀਤੇ ਕੁਕਰਮਾਂ ਦੇ ਅਸਰ ਹੇਠ ਹੀ) ਮਨੁੱਖ ਸ਼ਹਰਾਂ ਦੀਆਂ ਹੱਟੀਆਂ ਭੰਨਦਾ ਹੈ, ਪੱਕੇ ਘਰ ਭੰਨਦਾ ਹੈ (ਸੰਨ੍ਹ ਲਾਂਦਾ ਹੈ), ਚੋਰੀ ਕਰ ਕੇ (ਮਾਲ ਲੈ ਕੇ) ਆਪਣੇ ਘਰ ਆਉਂਦਾ ਹੈ, (ਚੋਰੀ ਦਾ ਮਾਲ ਲਿਆਉਂਦਾ) ਅੱਗੇ ਪਿੱਛੇ ਤੱਕਦਾ ਹੈ (ਕਿ ਕੋਈ ਆਦਮੀ ਵੇਖ ਨ ਲਏ, ਪਰ ਮੂਰਖ ਇਹ ਨਹੀਂ ਸਮਝਦਾ ਕਿ ਹੇ ਪ੍ਰਭੂ !) ਤੇਰੇ ਪਾਸੋਂ ਕਿਤੇ ਲੁਕਾ ਨਹੀਂ ਕਰ ਸਕਦਾ ।੩।

(ਇਹਨਾਂ ਕੀਤੇ ਕੁਕਰਮਾਂ ਨੂੰ ਧੋਣ ਲਈ ਅਸੀ ਜੀਵ) ਸਾਰੀ ਧਰਤੀ ਦੇ ਸਾਰੇ ਤੀਰਥਾਂ ਦੇ ਦਰਸਨ ਕਰਦੇ ਫਿਰਦੇ ਹਾਂ, ਸਾਰੇ ਸ਼ਹਰਾਂ ਬਜ਼ਾਰਾਂ ਦੀ ਹੱਟੀ ਹੱਟੀ ਵੇਖਦੇ ਹਾਂ (ਭਾਵ, ਭੀਖ ਮੰਗਦੇ ਫਿਰਦੇ ਹਾਂ, ਪਰ ਇਹ ਕੁਕਰਮ ਫਿਰ ਭੀ ਖਲਾਸੀ ਨਹੀਂ ਕਰਦੇ) । (ਜਦੋਂ ਕੋਈ ਭਾਗਾਂ ਵਾਲਾ ਜੀਵ-) ਵਣਜਾਰਾ (ਤੇਰੀ ਮਿਹਰ ਦਾ ਸਦਕਾ) ਚੰਗੀ ਤਰ੍ਹਾਂ ਪਰਖ-ਵਿਚਾਰ ਕਰਦਾ ਹੈ (ਤਾਂ ਉਸ ਨੂੰ ਸਮਝ ਪੈਂਦੀ ਹੈ ਕਿ ਤੂੰ ਤਾਂ) ਸਾਡੇ ਹਿਰਦੇ ਵਿਚ ਹੀ ਵੱਸਦਾ ਹੈਂ ।੪।

(ਹੇ ਮੇਰੇ ਸਾਹਿਬ !) ਜਿਵੇਂ (ਅਮਿਣਵੇਂ) ਪਾਣੀ ਨਾਲ ਸਮੁੰਦਰ ਭਰਿਆ ਹੋਇਆ ਹੈ, ਤਿਵੇਂ ਹੀ ਸਾਡੇ ਜੀਵਾਂ ਦੇ ਅਣਗਿਣਤ ਹੀ ਔਗੁਣ ਹਨ । (ਅਸੀ ਇਹਨਾਂ ਨੂੰ ਧੋ ਸਕਣ ਤੋਂ ਅਸਮਰਥ ਹਾਂ), ਤੂੰ ਆਪ ਹੀ ਦਇਆ ਕਰ ਮਿਹਰ ਕਰ । ਤੂੰ ਤਾਂ ਡੁੱਬਦੇ ਪੱਥਰਾਂ ਨੂੰ ਭੀ ਤਾਰ ਸਕਦਾ ਹੈਂ ।੫।

(ਹੇ ਮੇਰੇ ਸਾਹਿਬ !) ਮੇਰੀ ਜਿੰਦ ਅੱਗ ਵਾਂਗ ਤਪ ਰਹੀ ਹੈ, ਮੇਰੇ ਅੰਦਰ ਤ੍ਰਿਸ਼ਨਾ ਦੀ ਛੁਰੀ ਚੱਲ ਰਹੀ ਹੈ । ਨਾਨਕ ਬੇਨਤੀ ਕਰਦਾ ਹੈ—ਜੇ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਉਸ ਦੇ ਅੰਦਰ ਦਿਨ ਰਾਤ (ਹਰ ਵੇਲੇ ਹੀ) ਆਤਮਕ ਆਨੰਦ ਬਣਿਆ ਰਹਿੰਦਾ ਹੈ ।੬।੫।੧੭।

ਗਉੜੀ ਬੈਰਾਗਣਿ ਮਹਲਾ ੧ ॥ ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥ ਨਾਮੁ ਨ ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥ ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥ ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਨੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥ ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥ {ਪੰਨਾ ੧੫੬}

ਨੋਟ :—ਇਸ ਸ਼ਬਦ ਦੇ ਅਖਰੀਲੇ ਅੰਕ ਵੇਖੋ । ਅੰਕ ੪ ਦੱਸਦਾ ਹੈ ਕਿ ਇਸ ਸ਼ਬਦ ਦੇ ੪ ਬੰਦ ਹਨ । ਅੰਕ ੧੮ ਦੱਸਦਾ ਹੈ ਕਿ ਗਉੜੀ ਰਾਗਣੀ ਵਿਚ ਗੁਰੂ ਨਾਨਕ ਦੇਵ ਜੀ ਦਾ ਇਹ ੧੮ਵਾਂ ਸ਼ਬਦ ਹੈ । ਇਸ ਤੋਂ ਪਹਿਲਾਂ "ਗਉੜੀ ਚੇਤੀ" ਵਿਚ ੫ ਸ਼ਬਦ ਆ ਚੁਕੇ ਹਨ । ਹੁਣ ਇਹ "ਗਉੜੀ ਬੈਰਾਗਣਿ" ਦਾ ਪਹਿਲਾ ਸ਼ਬਦ ਹੈ ।

ਪਦ ਅਰਥ :—ਰੈਣਿ—ਰਾਤ । ਦਿਵਸੁ—ਦਿਨ । ਖਾਇ—ਖਾ ਕੇ । ਬਦਲੇ—ਵੱਟੇ, ਭਾ ।੧।

ਨਾਮੁ ਨ ਜਾਨਿਆ—ਨਾਮ ਦੀ ਕਦਰ ਨ ਪਾਈ, ਨਾਮ ਨਾਲ ਡੂੰਘੀ ਸਾਂਝ ਨ ਪਾਈ । ਰੇ ਮੂੜੇ—ਹੇ ਮੂਰਖ ! ।੧।ਰਹਾਉ।

ਅਨਤਾ ਧਨੁ—ਬੇਅੰਤ ਧਨ । ਧਰਣੀ ਧਰੇ—ਧਰਤੀ ਵਿਚ ਰੱਖਦਾ ਹੈ, ਇਕੱਠਾ ਕਰਦਾ ਹੈ । ਅਨਤ—ਅਨੰਤ ਪ੍ਰਭੂ । ਅਨਤ ਨ ਚਾਹਿਆ ਜਾਇ—ਅਨੰਤ ਪ੍ਰਭੂ ਦੇ ਸਿਮਰਨ ਦੀ ਤਾਂਘ ਨਹੀਂ ਉਪਜਦੀ । ਅਨਤ ਕਉ—ਬੇਅੰਤ ਧਨ ਨੂੰ । ਅਨਤ ਗਵਾਇ—ਪਰਮਾਤਮਾ ਦੀ ਯਾਦ ਗਵਾ ਕੇ ।੨।

ਆਪਣ ਲੀਆ—ਨਿਰੀ ਲੋਚਨਾ ਨਾਲ, ਨਿਰੀ ਇੱਛਾ ਕੀਤਿਆਂ । ਜੇ ਮਿਲੈ—ਜੇ (ਨਾਮ ਧਨ) ਮਿਲ ਸਕੇ । ਸਭੁ ਕੋ—ਹਰੇਕ ਜੀਵ । ਭਾਗਨੁ—ਧਨਾਢ, ਨਾਮ ਖਜ਼ਾਨੇ ਦਾ ਮਾਲਕ । ਕਰਮ—ਅਮਲ, ਆਚਰਨ । ਨਿਬੜੈ—ਫੈਸਲਾ ਹੁੰਦਾ ਹੈ । ਜੇ—ਭਾਵੇਂ, ਜੀਕਰ । ਲੋਚੈ—ਤਾਂਘ ਕਰੇ ।੩।

ਕਰਣਾ—ਜਗਤ । ਜਿਨਿ—ਜਿਸ (ਪਰਮਾਤਮਾ) ਨੇ । ਸਾਰ—ਸੰਭਾਲ । ਕਰੇਇ—ਕਰਦਾ ਹੈ । ਨ ਜਾਪੀ—ਸਮਝ ਵਿਚ ਨਹੀਂ ਆ ਸਕਦਾ । ਦੇਇ—ਦੇਂਦਾ ਹੈ ।੪।

ਅਰਥ :—ਹੇ ਮੂਰਖ ! ਤੂੰ ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਨਹੀਂ ਪਾਈ, (ਇਹ ਮਨੁੱਖਾ ਜੀਵਨ ਹੀ ਸਿਮਰਨ ਦਾ ਸਮਾ ਹੈ, ਜਦੋਂ ਇਹ ਉਮਰ ਸਿਮਰਨ ਤੋਂ ਬਿਨਾ ਹੀ ਲੰਘ ਗਈ, ਤਾਂ) ਮੁੜ ਸਮਾ ਬੀਤ ਜਾਣ ਤੇ ਅਫਸੋਸ ਕਰੇਂਗਾ ।੧। ਰਹਾਉ।

(ਹੇ ਮੂਰਖ !) ਤੂੰ ਰਾਤ ਸੌਂ ਕੇ ਗੁਜ਼ਾਰਦਾ ਜਾ ਰਿਹਾ ਹੈਂ ਤੇ ਦਿਨ ਖਾ ਖਾ ਕੇ ਵਿਅਰਥ ਬਿਤਾਂਦਾ ਜਾਂਦਾ ਹੈਂ, ਤੇਰਾ ਇਹ ਮਨੁੱਖਾ ਜਨਮ ਹੀਰੇ ਵਰਗਾ ਕੀਮਤੀ ਹੈ, ਪਰ (ਸਿਮਰਨ-ਹੀਨ ਹੋਣ ਕਰਕੇ) ਕੌੜੀ ਦੇ ਭਾ ਜਾ ਰਿਹਾ ਹੈ ।੧।

ਜੇ ਮਨੁੱਖ (ਨਿਰਾ) ਬੇਅੰਤ ਧਨ ਹੀ ਇਕੱਠਾ ਕਰਦਾ ਰਹਿੰਦਾ ਹੈ, ਉਸ ਦੇ ਅੰਦਰ ਬੇਅੰਤ ਪ੍ਰਭੂ ਨੂੰ ਸਿਮਰਨ ਦੀ ਤਾਂਘ ਪੈਦਾ ਨਹੀਂ ਹੋ ਸਕਦੀ । ਜੇ ਜੋ ਭੀ ਬੇਅੰਤ ਦੌਲਤ ਦੀ ਲਾਲਸਾ ਵਿਚ ਦੌੜੇ ਫਿਰਦੇ ਹਨ, ਉਹ ਬੇਅੰਤ ਪ੍ਰਭੂ ਦੇ ਨਾਮ-ਧਨ ਨੂੰ ਗਵਾ ਲੈਂਦੇ ਹਨ ।੨।

(ਪਰ) ਜੇ ਨਿਰੀ ਇੱਛਾ ਕੀਤਿਆਂ ਹੀ ਨਾਮ-ਧਨ ਮਿਲ ਸਕਦਾ ਹੋਵੇ, ਤਾਂ ਹਰੇਕ ਜੀਵ ਨਾਮ-ਧਨ ਦੇ ਖਜ਼ਾਨਿਆਂ ਦਾ ਮਾਲਕ ਬਣ ਜਾਏ । ਭਾਵੇਂ ਜੀਕਰ ਹਰੇਕ ਮਨੁੱਖ (ਨਿਰਾ ਜ਼ਬਾਨੀ ਜ਼ਬਾਨੀ) ਨਾਮ-ਧਨ ਦੀ ਲਾਲਸਾ ਕਰੇ, ਪਰ ਇਹ ਹਰੇਕ ਦੇ ਅਮਲਾਂ ਉੱਤੇ ਹੀ ਫੈਸਲਾ ਹੁੰਦਾ ਹੈ (ਕਿ ਕਿਸ ਨੂੰ ਪ੍ਰਾਪਤੀ ਹੋਵੇਗੀ । ਸੋ, ਨਿਰਾ ਦੁਨੀਆ ਦੀ ਖ਼ਾਤਰ ਨਾਹ ਭਟਕੋ) ।੩।

ਹੇ ਨਾਨਕ ! (ਉੱਦਮ ਕਰਦਿਆਂ ਭੀ ਹੱਕ ਨਹੀਂ ਸਮਝਿਆ ਜਾ ਸਕਦਾ । ਇਹ ਨਹੀਂ ਕਿਹਾ ਜਾ ਸਕਦਾ ਕਿ ਕਿਸ ਨੂੰ ਮਿਲੇਗਾ । ਉੱਦਮ ਦਾ ਮਾਣ ਹੀ ਸਾਰੇ ਉੱਦਮ ਨੂੰ ਵਿਅਰਥ ਕਰ ਦੇਂਦਾ ਹੈ) ਜਿਸ ਪਰਮਾਤਮਾ ਨੇ ਇਹ ਜਗਤ ਰਚਿਆ ਹੈ, ਉਹ ਹਰੇਕ ਜੀਵ ਦੀ ਸੰਭਾਲ ਕਰਦਾ ਹੈ (ਉੱਦਮ ਦੇ ਫਲ ਬਾਰੇ) ਉਸ ਖਸਮ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ, (ਇਹ ਪਤਾ ਨਹੀਂ ਲੱਗ ਸਕਦਾ) ਕਿ ਕਿਸ ਮਨੁੱਖ ਨੂੰ ਉਹ (ਨਾਮ ਜਪਣ ਦੀ) ਵਡਿਆਈ ਦੇ ਦੇਂਦਾ ਹੈ (ਅਸੀਂ ਜੀਵ ਕਿਸੇ ਮਨੁੱਖ ਦੇ ਦਿੱਸਦੇ ਉੱਦਮ ਤੇ ਗ਼ਲਤੀ ਖਾ ਸਕਦੇ ਹਾਂ । ਉੱਦਮ ਕਰਦੇ ਹੋਏ ਭੀ ਪ੍ਰਭੂ ਪਾਸੋਂ ਮਿਹਰ ਦੀ ਦਾਤਿ ਮੰਗਦੇ ਰਹੋ) ।੪।੧।੧੮।

ਗਉੜੀ ਬੈਰਾਗਣਿ ਮਹਲਾ ੧ ॥ ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥ ਮਛਲੀ ਹੋਵਾ ਜਲਿ ਬਸਾ ਜੀਅ ਜੰਤੁ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥ {ਪੰਨਾ ੧੫੭}

ਪਦ ਅਰਥ :—ਬਨਿ—ਬਨ ਵਿਚ, ਜੰਗਲ ਵਿਚ । ਬਸਾ—ਮੈਂ ਵੱਸਾਂ । ਕੰਦ ਮੂਲ—ਭਾਵ, ਘਾਹ-ਬੂਟ (ਫਲ ਫੁੱਲ) । ਚੁਣਿ—ਚੁਣ ਕੇ । ਖਾਉ—ਮੈਂ ਖਾਵਾਂ । ਗੁਰ ਪਰਸਾਦੀ—ਗੁਰੂ ਦੀ ਕਿਰਪਾ ਨਾਲ । ਵਾਰਿ ਵਾਰਿ—ਸਦਕੇ ਸਦਕੇ । ਹਉ—ਮੈਂ । ਜਾਉ—ਜਾਉਂ ।੧।

ਬਨਜਾਰਨਿ—ਵਣਜ ਕਰਨ ਵਾਲੀ । ਵਖਰੁ—ਸੌਂਦਾ ।੧। ਰਹਾਉ।

ਅੰਬਿ—ਅੰਬ (ਦੇ ਬੂਟੇ) ਉੱਤੇ । ਸਹਜਿ—ਅਡੋਲ ਅਵਸਥਾ ਵਿਚ (ਟਿਕ ਕੇ,) ਮਸਤ ਹੋ ਕੇ । ਸਬਦ ਬੀਚਾਰੁ—ਸ਼ਬਦ ਦਾ ਵੀਚਾਰ । ਦਰਸਨਿ—ਦਰਸ਼ਨੀ, ਸੋਹਣਾ । ਰੂਪਿ—ਰੂਪ ਵਾਲਾ । ਅਪਾਰੁ—ਬੇਅੰਤ ਪ੍ਰਭੂ ।੨।

ਜਲਿ—ਜਲ ਵਿਚ । ਸਭਿ—ਸਾਰੇ । ਸਾਰਿ—ਸਾਰੇ, ਸੰਭਾਲਦਾ ਹੈ । ਉਰਵਾਰਿ—ਉਰਲੇ ਪਾਸੇ । ਪਾਰਿ—ਪਾਰਲੇ ਪਾਸੇ । ਪਸਾਰਿ—ਪਸਾਰ ਕੇ, ਖਿਲਾਰ ਕੇ ।੩।

ਨਾਗਨਿ—ਸਪਣੀ । ਧਰ—ਧਰਤੀ ਵਿਚ । ਜਿਨ—ਜਿਨ੍ਹਾਂ ਦੀ । ਜੋਤੀ—ਜੋਤਿ-ਸੂਰਪ ਪ੍ਰਭੂ ਵਿਚ ।੪।

ਅਰਥ :—(ਹੇ ਪ੍ਰਭੂ ! ਜੇ ਤੇਰੀ ਮਿਹਰ ਹੋਵੇ ਤਾਂ) ਮੈਂ ਤੇਰੇ ਨਾਮ ਦੀ ਵਣਜਾਰਨ ਬਣ ਜਾਵਾਂ ਤੇਰਾ ਨਾਮ ਮੇਰਾ ਸੌਦਾ ਬਣੇ, ਤੇਰੇ ਨਾਮ ਨੂੰ ਵਿਹਾੜਾਂ ।੧। ਰਹਾਉ।

(ਹਰਣੀ ਜੰਗਲ ਵਿਚ ਘਾਹ-ਬੂਟ ਚੁਣ ਕੇ ਖਾਂਦੀ ਹੈ ਤੇ ਮੌਜ ਵਿਚ ਚੁੰਗੀਆਂ ਮਾਰਦੀ ਹੈ (ਹੇ ਪ੍ਰਭੂ ! ਤੇਰਾ ਨਾਮ ਮੇਰੀ ਜਿੰਦ ਲਈ ਖੁਰਾਕ ਬਣੇ, ਜਿਵੇਂ ਹਰਣੀ ਲਈ ਕੰਦ-ਮੂਲ ਹੈ । ਮੈਂ ਤੇਰੇ ਨਾਮ-ਰਸ ਨੂੰ ਪ੍ਰੀਤ ਨਾਲ ਖਾਵਾਂ, ਮੈਂ ਸੰਸਾਰ-ਬਨ ਵਿਚ ਬੇ-ਮੁਥਾਜ ਹੋ ਕੇ ਵਿਚਰਾਂ ਜਿਵੇਂ ਹਰਣੀ ਜੰਗਲ ਵਿਚ ।

ਜੇ ਗੁਰੂ ਦੀ ਕ੍ਰਿਪਾ ਨਾਲ ਮੇਰਾ ਖਸਮ-ਪ੍ਰਭੂ ਮੈਨੂੰ ਮਿਲ ਪਏ, ਤਾਂ ਮੈਂ ਮੁੜ ਮੁੜ ਉਸ ਤੋਂ ਸਦਕੇ ਕੁਰਬਾਨ ਜਾਵਾਂ ।੧।

(ਕੋਇਲ ਦੀ ਅੰਬ ਨਾਲ ਪ੍ਰੀਤਿ ਪ੍ਰਸਿੱਧ ਹੈ । ਅੰਬ ਉਤੇ ਬੈਠ ਕੇ ਕੋਇਲ ਮਿੱਠੀ ਮਸਤ ਸੁਰ ਵਿਚ ਕੂਕਦੀ ਹੈ । ਜੇ ਮੇਰੀ ਪ੍ਰੀਤਿ ਪ੍ਰਭੂ ਨਾਮ ਉਹੋ ਜੇਹੀ ਹੋ ਜਾਏ ਜੈਸੀ ਕੋਇਲ ਦੀ ਅੰਬ ਨਾਲ ਹੈ ਤਾਂ) ਮੈਂ ਕੋਇਲ ਬਣਾਂ, ਅੰਬ ਉਤੇ ਬੈਠਾਂ (ਭਾਵ ਪ੍ਰਭੂ-ਨਾਮ ਨੂੰ ਆਪਣੀ ਜਿੰਦਗੀ ਦਾ ਸਹਾਰਾ ਬਣਾਵਾਂ) ਤੇ ਮਸਤ ਅਡੋਲ ਹਾਲਤ ਵਿਚ ਟਿਕ ਕੇ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਦੀ ਵਿਚਾਰ ਕਰਾਂ (ਸ਼ਬਦ ਵਿਚ ਚਿੱਤ ਜੋੜਾਂ) । ਮਸਤ ਅਡੋਲ ਅਵਸਥਾ ਵਿਚ ਟਿਕਿਆਂ, ਪ੍ਰੇਮ ਵਿਚ ਜੁੜਿਆਂ ਹੀ ਪਿਆਰਾ ਦਰਸ਼ਨੀ ਸੋਹਣਾ ਬੇਅੰਤ ਪ੍ਰਭੂ-ਪਤੀ ਮਿਲਦਾ ਹੈ ।੨।

(ਮੱਛੀ ਪਾਣੀ ਤੋਂ ਬਿਨਾ ਨਹੀਂ ਜਿਊ ਸਕਦੀ । ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਮੱਛੀ ਬਣਾਂ, ਸਦਾ ਉਸ ਜਲ-ਪ੍ਰਭੂ ਵਿਚ ਟਿਕੀ ਰਹਾਂ ਜੋ ਸਾਰੇ ਜੀਵ-ਜੰਤਾਂ ਦੀ ਸੰਭਾਲ ਕਰਦਾ ਹੈ । ਪਿਆਰਾ ਪ੍ਰਭੂ-ਪਤੀ (ਇਸ ਸੰਸਾਰ-ਸਮੁੰਦਰ ਦੇ ਅਸਗਾਹ ਜਲ ਦੇ) ਉਰਲੇ ਪਾਰਲੇ ਪਾਸੇ (ਹਰ ਥਾਂ) ਵੱਸਦਾ ਹੈ (ਜਿਵੇਂ ਮੱਛੀ ਆਪਣੇ ਬਾਜੂ ਖਿਲਾਰ ਕੇ ਪਾਣੀ ਵਿਚ ਤਾਰੀਆਂ ਲਾਂਦੀ ਹੈ) ਮੈਂ (ਭੀ) ਆਪਣੀਆਂ ਬਾਹਾਂ ਖਿਲਾਰ ਕੇ (ਭਾਵ, ਨਿਸੰਗ ਹੋ ਕੇ) ਉਸ ਨੂੰ ਮਿਲਾਂਗੀ ।੩।

(ਸਪਣੀ ਬੀਨ ਉੱਤੇ ਮਸਤ ਹੁੰਦੀ ਹੈ । ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਸਪਣੀ ਬਣਾਂ, ਧਰਤੀ ਵਿਚ ਵੱਸਾਂ (ਭਾਵ, ਸਭ ਦੀ ਚਰਨ-ਧੂੜ ਹੋਵਾਂ, ਮੇਰੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲਾ) ਗੁਰ-ਸ਼ਬਦ ਵੱਸੇ (ਜਿਵੇਂ ਬੀਨ ਵਿਚ ਮਸਤ ਹੋ ਕੇ ਸਪਣੀ ਨੂੰ ਵੈਰੀ ਦੀ ਸੁੱਧ-ਬੁੱਧ ਭੁਲ ਜਾਂਦੀ ਹੈ) ਮੇਰਾ ਭੀ (ਦੁਨੀਆ ਵਾਲਾ ਸਾਰਾ) ਡਰ-ਭਉ ਦੂਰ ਹੋ ਜਾਏ ।

ਹੇ ਨਾਨਕ ! ਜਿਨ੍ਹਾਂ ਜੀਵ-ਇਸੜੀਆਂ ਦੀ ਜੋਤਿ (ਸੁਰਤਿ) ਸਦਾ ਜੋਤਿ-ਰੂਪ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬੜੀਆਂ ਭਾਗਾਂ ਵਾਲੀਆਂ ਹਨ ।੪।੨।੧੯।

ੴ ਸਤਿਗੁਰ ਪ੍ਰਸਾਦਿ ॥ ਗਉੜੀ ਪੂਰਬੀ ਦੀਪਕੀ ਮਹਲਾ ੧ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥ {ਪੰਨਾ ੧੫੭}

ਨੋਟ :—ਇਸ ਸ਼ਬਦ ਦੇ ਅਖੀਰਲੇ ਅੰਕ ਪੜ੍ਹੋ । ਅੰਕ ੪ ਸ਼ਬਦ ਦੇ ਬੰਦਾਂ ਦੀ ਗਿਣਤੀ ਹੈ । ਅੰਕ ੨੦ ਦੱਸਦਾ ਹੈ ਕਿ “ਗਉੜੀ” ਵਿਚ ਗੁਰੂ ਨਾਨਕ ਦੇਵ ਜੀ ਦਾ ਇਹ ੨੦-ਵਾਂ ਸ਼ਬਦ ਹੈ । ਪਿਛਲੇ ਸ਼ਬਦ ਦੇ ਅਖੀਰਲੇ ਅੰਕ ੧੪।੨।੧੯। ਦੱਸਦੇ ਸਨ ਕਿ “ਗਉੜੀ ਬੈਰਾਗਣਿ” ਵਿਚ ਗੁਰੂ ਨਾਨਕ ਦੇਵ ਜੀ ਦੇ ੨ ਸ਼ਬਦ ਹਨ । ਹੁਣ ‘ਰਾਗਣੀ’ ਫਿਰ ਬਦਲ ਗਈ ਹੈ, ਤੇ ਇਸ ਰਾਗਣੀ “ਗਉੜੀ ਪੂਰਬੀ ਦੀਪਕੀ” ਵਿਚ ਗੁਰੂ ਨਾਨਕ ਦੇਵ ਜੀ ਦਾ ੧ ਸ਼ਬਦ ਹੈ ।

ਇਸ ਸ਼ਬਦ ਦੇ ਸ਼ੁਰੂ ਵਿਚ ਲਿਖਿਆ ਮੂਲ-ਮੰਤ੍ਰ ਭੀ ਇਹੀ ਦੱਸਦਾ ਹੈ ਕਿ ਰਾਗਣੀ ਬਦਲ ਗਈ ਹੈ ।

ਨੋਟ :—ਇਸ ਸ਼ਬਦ ਅਤੇ ਸੋਹਲੇ ਵਿਚ ਆਏ ਇਸ ਸ਼ਬਦ ਵਿਚ ਰਤਾ ਕੁ ਫਰਕ ਹੈ । ਪਾਠਕ ਧਿਆਨ ਨਾਲ ਵੇਖ ਲੈਣ ।

ਪਦ ਅਰਥ :—ਜੈ ਘਰਿ—ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ । ਕੀਰਤਿ—ਸੋਭਾ, ਸਿਫਤਿ-ਸਾਲਾਹ । ਤਿਤੁ ਘਰਿ—ਉਸ ਸਤਸੰਗ-ਘਰ ਵਿਚ । ਸੋਹਿਲਾ—ਸੁਹਾਗ ਦਾ ਗੀਤ {ਨੋਟ :—ਲੜਕੀ ਦੇ ਵਿਆਹ ਤੇ ਜੋ ਗੀਤ ਰਾਤ ਨੂੰ ਜਨਾਨੀਆਂ ਰਲ ਕੇ ਗਾਉਂਦੀਆਂ ਹਨ, ਉਹਨਾਂ ਨੂੰ ਸੋਹਿਲਾ ਜਾਂ ਸੁਹਾਗ ਆਖੀਦਾ ਹੈ । ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਲੜਕੀ ਦੇ ਵਿਆਹੇ ਜਾਣ ਤੇ ਮਾਪਿਆਂ ਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ ਕੁਝ ਅਸੀਸਾਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}, ਜਸ, ਸਿਫਤਿ-ਸਾਲਾਹ, ਪ੍ਰਭੂ-ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ ।੧।

ਹਉ—ਮੈਂ । ਵਾਰੀ—ਕੁਰਬਾਨ । ਜਿਤੁ ਸੋਹਿਲੈ—ਜਿਸ ਸੋਹਿਲੇ ਦੀ ਰਾਹੀਂ ।੧।ਰਹਾਉ।

ਸਮਾਲੀਅਨਿ—ਸਮਾਲੀਦੇ ਹਨ । ਦੇਖੈਗਾ—ਸੰਭਾਲ ਕਰੇਗਾ, ਸੰਭਾਲ ਕਰਦਾ ਹੈ । ਤੇਰੇ—ਤੇਰੇ ਪਾਸੋਂ (ਹੇ ਜਿੰਦੇ !) । ਦਾਨੈ ਕੀਮਤਿ—ਦਾਨ ਦਾ ਮੁੱਲ, ਬਖਸ਼ਿਸ਼ਾਂ ਦਾ ਮੁੱਲ । ਸੁਮਾਰੁ—ਅੰਦਾਜ਼ਾ, ਅੰਤ ।੨।

ਸੰਬਤਿ—ਸਾਲ, ਵਰ੍ਹਾ । ਸਾਹਾ—ਵਿਆਹੇ ਜਾਣ ਦਾ ਦਿਨ । ਲਿਖਿਆ—ਮਿਥਿਆ ਹੋਇਆ । ਮਿਲਿ ਕਰਿ—ਰਲ ਕੇ । ਪਾਵਹੁ ਤੇਲ—ਤੇਲ ਪਾਓ {ਨੋਟ :—ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਈਏਂ ਪਾਈਦਾ ਹੈ । ਚਾਚੀਆਂ, ਤਾਈਆਂ, ਭਰਜਾਈਆਂ, ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ} ।੩।

ਘਰਿ ਘਰਿ—ਹਰੇਕ ਘਰ ਵਿਚ । ਪਾਹੁਚਾ—ਪਹੋਚਾ, ਸੱਦਾ {ਨੋਟ :—ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਵ ਦੀ ਗਿਣਤੀ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਲੜਕੀ ਵਾਲਿਆਂ ਦੇ ਘਰ ਜਾਂਦਾ ਹੈ । ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ} । ਪਵੰਨਿ—ਪੈਂਦੇ ਹਨ । ਦਿਹ—ਦਿਨ । ਆਵੰਨਿ—ਆਉਂਦੇ ਹਨ ।੪।

ਨੋਟ :—ਵਿਆਹ ਦੇ ਸਮੇਂ ਪਹਿਲਾਂ ਮਾਂਈਏਂ ਪੈਣ ਦੀ ਰਸਮ ਕੀਤੀ ਜਾਂਦੀ ਹੈ । ਚਾਚੀਆਂ ਤਾਈਆਂ ਭਰਜਾਈਆਂ ਸਹੇਲੀਆਂ ਰਲ ਕੇ ਵਿਆਹ ਵਾਲੀ ਲੜਕੀ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਉਸ ਨੂੰ ਇਸ਼ਨਾਨ ਕਰਾਂਦੀਆਂ ਹਨ, ਤੇ, ਨਾਲ ਨਾਲ ਸੁਹਾਗ ਦੇ ਗੀਤ ਗਾਂਦੀਆਂ ਹਨ, ਪਤੀ ਦੇ ਘਰ ਜਾ ਕੇ ਸੁਖੀ ਵੱਸਣ ਲਈ ਅਸੀਸਾਂ ਦੇਂਦੀਆਂ ਹਨ । ਉਹਨੀਂ ਦਿਨੀਂ ਰਾਤ ਨੂੰ ਗਾਵਣ ਬੈਠੀਆਂ ਜਨਾਨੀਆਂ ਭੀ ਸੋਹਿਲੜੇ ਜਾਂ ਸੁਹਾਗ ਦੇ ਗੀਤ ਗਾਂਦੀਆਂ ਹਨ । ਇਹਨਾਂ ਵਿਚ ਅਸੀਸਾਂ ਦੇ ਗੀਤ ਭੀ ਹੁੰਦੇ ਹਨ ਤੇ ਵੈਰਾਗ ਦੇ ਭੀ, ਕਿਉਂਕਿ ਇਕ ਪਾਸੇ ਤਾਂ ਲੜਕੀ ਨੇ ਵਿਆਹੀ ਜਾ ਕੇ ਆਪਣੇ ਪਤੀ ਦੇ ਘਰ ਜਾਣਾ ਹੈ, ਦੂਜੇ ਪਾਸੇ, ਉਸ ਲੜਕੀ ਦਾ ਮਾਪਿਆਂ ਭੈਣ ਭਰਾਵਾਂ ਸਹੇਲੀਆਂ ਚਾਚੀਆਂ ਤਾਈਆਂ ਭਰਜਾਈਆਂ ਆਦਿਕ ਨਾਲੋਂ ਵਿਛੋੜਾ ਭੀ ਹੋਣਾ ਹੁੰਦਾ ਹੈ । ਇਹਨਾਂ ਗੀਤਾਂ ਵਿਚ ਇਹ ਦੋਵੇਂ ਮਿਲਵੇਂ ਭਾਵ ਹੁੰਦੇ ਹਨ । ਜਿਵੇਂ ਵਿਆਹ ਲਈ ਸਮਾ ਮੁਹੂਰਤ ਮਿਥਿਆ ਜਾਂਦਾ ਹੈ, ਤੇ ਉਸ ਮਿੱਥੇ ਸਮੇਂ ਤੇ ਹੀ ਹਥਲੇਵੇਂ ਲਾਵਾਂ ਆਦਿਕ ਕਰਨ ਦਾ ਪੂਰਾ ਜਤਨ ਕੀਤਾ ਜਾਂਦਾ ਹੈ, ਇਸੇ ਤਰ੍ਹਾਂ ਹਰੇਕ ਜੀਵ-ਕੁੜੀ ਦਾ ਉਹ ਸਮਾਂ ਭੀ ਪਹਿਲਾਂ ਹੀ ਮਿਥਿਆ ਜਾ ਚੁਕਿਆ ਹੈ ਜਦੋਂ ਮੌਤ-ਪਹੋਚਾ ਆਉਣਾ ਹੈ, ਤੇ ਇਸ ਨੇ ਸਾਕਾਂ ਸਨਬੰਧੀਆਂ ਤੋਂ ਵਿੱਛੁੜ ਕੇ ਇਸ ਜਗਤ-ਪੇਕੇਘਰ ਨੂੰ ਛੱਡ ਕੇ ਪਰਲੋਕ ਵਿਚ ਜਾਣਾ ਹੈ ।

ਇਸ ਸ਼ਬਦ ਵਿਚ ਜਿੰਦ-ਕੁੜੀ ਨੂੰ ਸਮਝਾਇਆ ਹੈ ਕਿ ਸਤਸੰਗ ਵਿਚ ਸੁਹਾਗ ਦੇ ਗੀਤ ਗਾ ਤੇ ਸੁਣ । ਸਤਸੰਗ, ਮਾਨੋ, ਮਾਂਈਏਂ ਪੈਣ ਦਾ ਥਾਂ ਹੈ । ਸਤਸੰਗੀ ਸਹੇਲੀਆਂ ਇਥੇ ਇਕ ਦੂਜੀ ਸਹੇਲੀ ਨੂੰ ਅਸੀਸਾਂ ਦੇਂਦੀਆਂ ਹਨ, ਅਰਦਾਸ ਕਰਦੀਆਂ ਹਨ ਕਿ ਪਰਲੋਕ ਤੁਰਨ ਵਾਲੀ ਸਹੇਲੀ ਨੂੰ ਪਤੀ-ਪ੍ਰਭੂ ਦਾ ਮੇਲ ਹੋਵੇ ।

ਅਰਥ :—ਜਿਸ (ਸਾਧ-ਸੰਗਤਿ-) ਘਰ ਵਿਚ (ਪਰਮਾਤਮਾ ਦੀ) ਸਿਫਤਿ-ਸਾਲਾਹ ਆਖੀਦੀ ਹੈ ਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ !) ਉਸ ਸਤਸੰਗ-ਘਰ ਵਿਚ (ਜਾ ਕੇ ਤੂੰ ਭੀ) ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ (ਸੁਹਾਗ ਮਿਲਾਪ ਦੀ ਤਾਂਘ ਦੇ ਸ਼ਬਦ) ਗਾ, ਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰ ।੧।

(ਹੇ ਜਿੰਦੇ !) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫਤਿ-ਸਾਲਾਹ ਦੇ ਗੀਤ ਗਾ (ਤੇ ਆਖ—) ਮੈਂ ਸਦਕੇ ਹਾਂ ਉਸ ਸਿਫਤਿ ਦੇ ਗੀਤ ਤੋਂ ਜਿਸ ਦੀ ਬਰਕਤ ਨਾਲ ਸਦਾ ਦਾ ਸੁਖ ਮਿਲਦਾ ਹੈ ।੧। ਰਹਾਉ।

(ਹੇ ਜਿੰਦੇ ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ (ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ !) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ) ? (ਭਾਵ, ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ।੨।

(ਸਤਸੰਗ ਵਿਚ ਜਾ ਕੇ, ਹੇ ਜਿੰਦੇ ! ਅਰਜ਼ੋਈ ਕਰਿਆ ਕਰ—) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਮੌਤ-ਪਹੋਚਾ ਆਉਣਾ ਹੈ । ਹੇ ਸਤਸੰਗੀ ਸਹੇਲੀਓ !) ਰਲ ਕੇ ਮੈਨੂੰ ਮਾਂਝੀਏਂ ਪਾਓ, ਤੇ, ਹੇ ਸੱਜਣ (ਸਹੇਲੀਓ !) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਉ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪਤੀ-ਪ੍ਰਭੂ ਨਾਲ ਮੇਰਾ ਮੇਲ ਹੋ ਜਾਏ ।੩।

(ਪਰਲੋਕ ਵਿਚ ਜਾਣ ਲਈ ਮੌਤ-ਰੂਪ) ਇਹ ਪਹੋਚਾ ਹਰੇਕ ਘਰ ਵਿਚ ਆ ਰਿਹਾ ਹੈ, ਇਹ ਸੱਦੇ ਨਿੱਤ ਪੈ ਰਹੇ ਹਨ; (ਹੇ ਸਤਸੰਗੀਓ !) ਉਸ ਸੱਦਾ ਭੇਜਣ ਵਾਲੇ ਪਤੀ-ਪ੍ਰਭੂ ਨੂੰ ਯਾਦ ਕਰਨਾ ਚਾਹੀਦਾ ਹੈ, (ਕਿਉਂਕਿ) ਹੇ ਨਾਨਕ ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ।੪।੧।੨੦।

ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥

੧੯ ਸਤਿਗੁਰ ਪ੍ਰਸਾਦਿ ॥ ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥ ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਉਤਮ ਕਰਣੀ ਸਬਦ ਬੀਚਾਰ ॥੩॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥ {ਪੰਨਾ ੧੫੭-੧੫੮}

ਪਦ ਅਰਥ :—ਚਉਪਦੇ—ਚਾਰ ਬੰਦਾਂ ਵਾਲੇ ਸ਼ਬਦ {ਚਉ—ਚਾਰ । ਪਦ—ਬੰਦ} । ਗੁਰਿ ਮਿਲਿਐ—ਜੇ ਗੁਰੂ ਮਿਲ ਪਏ । ਮੇਲਾ—ਮਿਲਾਪ । ਆਪੇ—(ਪ੍ਰਭੂ) ਆਪ ਹੀ । ਬਿਧਿ—(ਮਿਲਣ ਦੇ) ਢੰਗ । ਸਬਦਿ—ਸ਼ਬਦ ਦੀ ਰਾਹੀਂ ।੧।

ਭਇ—ਭਉ ਵਿਚ, ਡਰ-ਅਦਬ ਵਿਚ । ਭ੍ਰਮੁ—ਭਟਕਣਾ । ਜਾਇ—ਦੂਰ ਹੋ ਜਾਂਦਾ ਹੈ ।੧। ਰਹਾਉ।

ਸਭਾਇ—{ਸ਼ਕਯਕੇਨ} ਆਪਣੀ ਪਿਆਰ-ਰੁਚੀ ਦੇ ਕਾਰਨ । ਭਾਰਾ—ਬਹੁਤ ਗੁਣਾਂ ਦਾ ਮਾਲਕ ।੨।

ਮਨਿ—ਮਨ ਵਿਚ । ਨਿਰਮਲਿ—ਨਿਰਮਲ ਵਿਚ । ਮਨਿ ਨਿਰਮਲਿ—ਨਿਰਮਲ ਮਨ ਵਿਚ । ਸਚੁ—ਸਦਾ-ਥਿਰ ਰਹਿਣ ਵਾਲਾ ਪਰਮਾਤਮਾ । ਸਾਚਿ ਵਸਿਐ—(“ਗੁਰਿ ਮਿਲਿਐ” ਵਾਂਗ) ਜੇ ਸਦਾ-ਥਿਰ ਪ੍ਰਭੂ ਹਿਰਦੇ ਵਿਚ ਵੱਸ ਪਏ । ਸਾਚੀ ਕਾਰ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਕਾਰ । ਕਰਣੀ—ਆਚਰਨ ।੩।

ਤੇ—ਤੋਂ, ਪਾਸੋਂ । ਸਾਚੀ ਸੇਵਾ—ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ ।੪।

ਅਰਥ :—ਗੁਰੂ ਦੇ ਡਰ-ਅਦਬ ਵਿਚ ਰਿਹਾਂ (ਦੁਨੀਆ ਵਾਲੀ) ਭਟਕਣਾ ਤੇ ਡਰ ਦੂਰ ਹੋ ਜਾਂਦਾ ਹੈ । ਜੇਹੜਾ ਮਨੁੱਖ (ਗੁਰੂ ਦੇ) ਡਰ-ਅਦਬ ਵਿਚ ਮਗਨ ਰਹਿੰਦਾ ਹੈ ਉਹ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ (ਪ੍ਰੇਮ) ਰੰਗ ਵਿਚ ਸਮਾਇਆ ਰਹਿੰਦਾ ਹੈ ।੧। ਰਹਾਉ।

ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ, ਉਹ ਪਰਮਾਤਮਾ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਣ ਦੇ) ਸਾਰੇ ਤਰੀਕੇ ਜਾਣਦਾ ਹੈ । (ਜਿਸ ਮਨੁੱਖ ਨੂੰ ਪਰਮਾਤਮਾ ਆਪਣੇ) ਹੁਕਮ ਅਨੁਸਾਰ (ਗੁਰੂ ਨਾਲ) ਮਿਲਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ।੧।

ਜੇ ਗੁਰੂ ਮਿਲ ਪਏ ਤਾਂ ਪਰਮਾਤਮਾ (ਭੀ ਆਪਣੀ) ਪਿਆਰ-ਰੁਚੀ ਦੇ ਕਾਰਨ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ । ਪਿਆਰਾ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ (ਭਾਵ, ਇਹ ਨਹੀਂ ਦੱਸ ਸਕਦਾ ਕਿ ਦੁਨੀਆ ਦੇ ਕਿਸੇ ਪਦਾਰਥ ਦੇ ਵੱਟੇ ਪਰਮਾਤਮਾ ਮਿਲ ਸਕਦਾ ਹੈ) । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ ਦੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ, ਬਖਸ਼ਣਹਾਰ ਪ੍ਰਭੂ (ਉਸ ਦੇ ਸਾਰੇ ਗੁਣਾਹ) ਬਖਸ਼ ਲੈਂਦਾ ਹੈ ।੨।

ਜੇ ਗੁਰੂ ਮਿਲ ਪਏ (ਤਾਂ ਮਨੁੱਖ ਦੇ ਅੰਦਰ) ਉੱਚੀ ਬੁੱਧੀ ਪੈਦਾ ਹੋ ਜਾਂਦੀ ਹੈ, (ਮਨੁੱਖ ਦੇ) ਪਵਿੱਤ੍ਰ (ਹੋਏ) ਮਨ ਵਿਚ ਉਹ ਸਦਾ-ਬਿਰ ਪ੍ਰਭੂ ਪਰਗਟ ਹੋ ਜਾਂਦਾ ਹੈ । ਜੇ ਸਦਾ-ਬਿਰ ਪ੍ਰਭੂ (ਜੀਵ ਦੇ ਮਨ ਵਿਚ) ਆ ਵਸੇ, ਤਾਂ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ-ਸਾਲਾਹ ਉਸ ਦੀ ਨਿੱਤ ਦੀ ਕਾਰ ਹੋ ਜਾਂਦੀ ਹੈ, ਉਸ ਦੀ ਕਰਨੀ ਸ਼੍ਰੇਸ਼ਟ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਵਿਚਾਰ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ ।੩।

ਸਦਾ-ਬਿਰ ਪ੍ਰਭੂ ਦੀ ਸੇਵਾ-ਭਗਤੀ ਗੁਰੂ ਪਾਸੋਂ ਹੀ ਮਿਲਦੀ ਹੈ, ਗੁਰੂ ਦੇ ਸਨਮੁਖ ਰਹਿ ਕੇ ਹੀ ਕੋਈ ਮਨੁੱਖ ਪ੍ਰਭੂ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ । ਹੇ ਨਾਨਕ ! ਜਿਸ ਮਨੁੱਖ ਦਾ ਪਿਆਰ ਹਰੀ ਦੇ ਨਾਮ ਵਿਚ ਬਣ ਜਾਂਦਾ ਹੈ (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਸਭ ਦਾਤਾਂ) ਦੇਣ ਦੇ ਸਮਰੱਥ ਦਾਤਾਰ-ਪ੍ਰਭੂ (ਸਦਾ ਉਸ ਦੇ ਸਿਰ ਉੱਤੇ) ਜੀਉਂਦਾ-ਜਾਗਦਾ ਕਾਇਮ ਹੈ ।੪।੧।੨੧।

ਨੋਟ :—ਇਸ ਰਾਗ ਵਿਚ ਗੁਰੂ ਨਾਨਕ ਦੇਵ ਜੀ ਦੇ ਸ਼ਬਦ — ੨੦

ਗੁਰੂ ਅਮਰ ਦਾਸ ਜੀ ਦਾ ਸ਼ਬਦ — ੧

ਜੋੜ ੨੧

ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੁਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥ ਬਾਝੁ ਗੁਰੁ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥ {ਪੰਨਾ ੧੫੮}

ਪਦ ਅਰਥ :—ਤੇ—ਤੋਂ ਪਾਸੋਂ । ਗਿਆਨੁ—ਡੂੰਘੀ ਸਾਂਝ । ਸੀਝੈ—ਕਾਮਯਾਬ ਹੋ ਜਾਂਦਾ ਹੈ । ਸਹਜੁ—ਆਤਮਕ ਅਡੋਲਤਾ ।੧।

ਭਾਗਿ—ਕਿਸਮਤ ਨਾਲ । ਸਹਜਿ—ਆਤਮਕ ਅਡੋਲਤਾ ਵਿਚ । ਸਾਚਿ—ਸਦਾ-ਥਿਰ ਪ੍ਰਭੂ ਵਿਚ ।੧।ਰਹਾਉ।

ਆਏ—ਆਇ, ਆ ਕੇ । ਸੁਚਿ—ਪਵਿਤ੍ਰਤਾ ।੨।

ਭਰਮਿ—ਭਟਕਣਾ ਵਿਚ । ਭੁਲਾਈ—ਕੁਰਾਹੇ ਪਈ ਹੋਈ । ਪਤਿ—ਇੱਜ਼ਤ ।੩।

ਨੋ—ਨੂੰ । ਇਕੁ ਸੋਈ—ਸਿਰਫ ਉਹ ਪ੍ਰਭੂ ਹੀ । ਮਿਲਿ—ਮਿਲ ਕੇ । ਗਾਵਾਂ—ਮੈਂ ਗਾਵਾਂ ।੪।

ਅਰਥ :—ਜਿਸ ਮਨੁੱਖ ਨੂੰ ਪੂਰੀ ਕਿਸਮਤ ਨਾਲ ਗੁਰੂ ਆ ਕੇ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ਉਹ ਸਦਾ-ਥਿਰ ਰਹਿਣ ਵਾਲੀ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।ਰਹਾਉ।

ਕੋਈ (ਭਾਗਾਂ ਵਾਲਾ) ਮਨੁੱਖ ਗੁਰੂ ਪਾਸੋਂ ਪਰਮਾਤਮਾ ਨਾਲ ਡੂੰਘੀ ਸਾਂਝ ਹਾਸਲ ਕਰਦਾ ਹੈ । ਜੇਹੜਾ ਮਨੁੱਖ ਗੁਰੂ ਪਾਸੋਂ (ਇਹ ਰਾਜ) ਸਮਝ ਲੈਂਦਾ ਹੈ, ਉਹ (ਜੀਵਨ-ਖੇਡ ਵਿਚ) ਕਾਮਯਾਬ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਪਾਸੋਂ ਟਿਕਵੀਂ ਆਤਮਕ ਅਡੋਲਤਾ ਪ੍ਰਾਪਤ ਕਰ ਲੈਂਦਾ ਹੈ, ਸਦਾ-ਥਿਰ ਪ੍ਰਭੂ (ਦੇ ਗੁਣਾਂ) ਦੀ ਵਿਚਾਰ ਹਾਸਲ ਕਰ ਲੈਂਦਾ ਹੈ ਉਹ ਮਨੁੱਖ ਗੁਰੂ ਪਾਸੋਂ (ਵਿਕਾਰਾਂ ਤੋਂ) ਖਲਾਸੀ (ਹਾਸਲ ਕਰਨ) ਦਾ ਦਰਵਾਜ਼ਾ ਲੱਭ ਲੈਂਦਾ ਹੈ ।੧।

ਜੇ ਗੁਰੂ ਮਿਲ ਪਏ ਤਾਂ (ਮਨੁੱਖ ਆਪਣੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ, ਗੁਰੂ ਦੀ ਰਾਹੀਂ ਹੀ (ਮਨੁੱਖ ਦੇ) ਮਨ ਵਿਚ ਸ਼ਾਂਤੀ ਆ ਵੱਸਦੀ ਹੈ, ਗੁਰੂ ਪਾਸੋਂ ਹੀ ਆਤਮਕ ਪਵਿਤ੍ਰਤਾ ਆਤਮਕ ਸੁੱਚ ਮਿਲਦੀ ਹੈ । ਗੁਰੂ ਦੀ ਰਾਹੀਂ ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ ਹੁੰਦਾ ਹੈ ।੨।

ਗੁਰੂ ਤੋਂ ਬਿਨਾ ਸਾਰੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ (ਤੇ ਪ੍ਰਭੂ ਤੇ ਨਾਮ ਤੋਂ ਖੁੰਝੀ ਰਹਿੰਦੀ ਹੈ), ਪ੍ਰਭੂ ਦੇ ਨਾਮ ਤੋਂ ਬਿਨਾ (ਲੁਕਾਈ) ਬਹੁਤ ਦੁੱਖ ਪਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦਾ ਨਾਮ ਸਿਮਰਦਾ ਹੈ । ਪਰਮਾਤਮਾ ਦੇ ਦਰਸਨ ਵਿਚ ਲੀਨ ਹੋਇਆਂ ਸਦਾ-ਥਿਰ ਪ੍ਰਭੂ ਵਿਚ ਟਿਕਿਆਂ ਉਸ ਨੂੰ ਸਦਾ-ਥਿਰ ਰਹਿਣ ਵਾਲੀ ਇੱਜ਼ਤ ਪ੍ਰਾਪਤ ਹੋ ਜਾਂਦੀ ਹੈ ।੩।

(ਪਰ, ਹੇ ਭਾਈ ! ਪ੍ਰਭੂ-ਨਾਮ ਦੀ ਇਸ ਦਾਤਿ ਵਾਸਤੇ ਪ੍ਰਭੂ ਤੋਂ ਬਿਨਾ ਹੋਰ) ਕਿਸ ਨੂੰ ਬੇਨਤੀ ਕੀਤੀ ਜਾਏ ? ਸਿਰਫ ਪਰਮਾਤਮਾ ਹੀ ਇਹ ਦਾਤਿ ਦੇਣ ਦੇ ਸਮਰੱਥ ਹੈ । ਜਿਸ ਮਨੁੱਖ ਉਤੇ ਉਹ ਮਿਹਰ ਕਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।

ਨਾਨਕ (ਦੀ ਭੀ ਇਹੀ ਅਰਦਾਸ ਹੈ ਕਿ) ਪ੍ਰੀਤਮ ਗੁਰੂ ਨੂੰ ਮਿਲ ਕੇ ਮੈਂ (ਭੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦਾ ਰਹਾਂ, ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਾਂ ।੪।੨।੨੨।

ਗਉੜੀ ਗੁਆਰੇਰੀ ਮਹਲਾ ੩ ॥ ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੈ ਆਪੈ ॥੧॥ ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥ ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥ ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥ ਨਾਮਿ ਸਮਾਵੈ ਜੋ ਭਾਂਡਾ ਹੋਇ ॥ ਉੱਧੈ ਭਾਂਡੈ ਟਿਕੈ ਨ ਕੋਇ ॥ ਗੁਰਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦੁ ਪਿਆਸ ॥੪॥੩॥੨੩॥ {ਪੰਨਾ ੧੫੮}

ਪਦ ਅਰਥ :—ਸੁ—ਉਹ । ਸਚੁ—ਸਦਾ-ਥਿਰ । ਸਚਿ—ਸਦਾ-ਥਿਰ ਪ੍ਰਭੂ ਵਿਚ । ਜਾਪੈ—ਪਰਗਟ ਹੁੰਦੀ ਹੈ । ਆਪੈ—ਆਪਣੇ ਆਪ ਤੋਂ ।੧।

ਕਰਮੁ—ਮਿਹਰ । ਸਤਸੰਗਿ—ਸਤਸੰਗ ਵਿਚ । ਬੈਸਿ—ਬੈਠ ਕੇ । ਥਾਏ—ਥਾਇ, ਥਾਂ ਵਿਚ ।੧।ਰਹਾਉ।

ਜਲਉ—ਸੜ ਜਾਏ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ, ਹੋਰ ਹੋਰ ਸੁਆਦ ਵਿਚ । ਆਲਾਇ—ਬੋਲਦੀ ਹੈ ।
ਬਿਨੁ ਬੂਝੈ—(ਹਰਿ ਰਸ ਦਾ ਸੁਆਦ) ਸਮਝਣ ਤੋਂ ਬਿਨਾ । ਰੋਇ—ਰੋ ਕੇ, ਦੁਖੀ ਹੋ ਕੇ । ੨।

ਰਸਨਾ—ਜੀਭ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ੩।

ਭਾਂਡਾ—ਯੋਗ ਪਾਤਰ, ਸੁੱਧ ਹਿਰਦਾ । ਉਧੈ ਭਾਂਡੈ—ਹਿਰਦੇ ਵਿਚ, ਉਸ ਹਿਰਦੇ ਵਿਚ ਜੋ ਪ੍ਰਭੂ ਵਲੋਂ ਉਲਟਿਆ ਹੋਇਆ ਹੈ । ਨਾਮਿ ਨਿਵਾਸੁ—ਨਾਮਿ ਦਾ ਨਿਵਾਸੁ । ੪।

ਅਰਥ :—(ਜਿਸ ਮਨੁੱਖ ਉਤੇ ਪਰਮਾਤਮਾ ਦੀ) ਕਿਰਪਾ ਹੋਵੇ (ਉਸ ਨੂੰ ਉਹ) ਸਤਸੰਗ ਵਿਚ ਮਿਲਾਂਦਾ ਹੈ, ਉਸ ਥਾਂ ਵਿਚ ਉਹ ਮਨੁੱਖ ਬੈਠ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ । ੧। ਰਹਾਉ।

ਉਹ (ਸਤਸੰਗ) ਥਾਂ ਸੱਚਾ ਥਾਂ ਹੈ, (ਉਥੇ ਬੈਠਿਆਂ ਮਨੁੱਖ ਦਾ) ਮਨ ਪਵਿੱਤ੍ਰ ਹੋ ਜਾਂਦਾ ਹੈ, ਸਦਾ-ਬਿਰ ਪ੍ਰਭੂ ਵਿਚ (ਮਨੁੱਖ ਦਾ ਮਨ) ਨਿਵਾਸ ਕਰਦਾ ਹੈ (ਸਤ ਸੰਗ ਦੀ ਬਰਕਤਿ ਨਾਲ ਮਨੁੱਖ) ਸਦਾ-ਬਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ । (ਸਤਸੰਗ ਵਿਚ ਰਹਿ ਕੇ) ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਚੌਹਾਂ ਜੁਗਾਂ ਵਿਚ ਪ੍ਰਸਿੱਧ ਹੋ ਜਾਂਦਾ ਹੈ, (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਇਹ ਸਾਰਾ ਆਕਾਰ ਸਦਾ-ਬਿਰ ਪ੍ਰਭੂ ਆਪ ਹੀ ਆਪਣੇ ਆਪ ਤੋਂ ਬਣਾਣ ਵਾਲਾ ਹੈ । ੧।

ਸੜ ਜਾਏ ਇਹ ਜੀਭ ਜੇ ਇਹ ਹੋਰ ਹੋਰ ਸੁਆਦਾਂ ਵਿਚ ਹੀ ਰਹਿੰਦੀ ਹੈ, ਜੇ ਇਹ ਪ੍ਰਭੂ ਦੇ ਨਾਮ ਦਾ ਸੁਆਦ ਤਾਂ ਨਹੀਂ ਚੱਖਦੀ, ਪਰ (ਨਿੰਦਾ ਆਦਿਕ ਦੇ) ਫਿੱਕੇ ਬੋਲ ਹੀ ਬੋਲਦੀ ਹੈ । ਪਰਮਾਤਮਾ ਦੇ ਨਾਮ ਦਾ ਸੁਆਦ ਸਮਝਣ ਤੋਂ ਬਿਨਾ ਮਨੁੱਖ ਦਾ ਮਨ ਫਿੱਕਾ (ਪ੍ਰੇਮ ਤੋਂ ਸੱਖਣਾ) ਹੋ ਜਾਂਦਾ ਹੈ, ਸਰੀਰ ਭੀ ਫਿੱਕਾ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਭੀ ਦੁਨੀਆ ਦੇ ਹੋਛੇ ਪਦਾਰਥਾਂ ਵਲ ਦੌੜਨ ਦੇ ਆਦੀ ਹੋ ਜਾਂਦੇ ਹਨ) । ਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਦੁਖੀ ਜੀਵਨ ਬਿਤੀਤ ਕਰਦਾ ਹੈ, ਦੁਖੀ ਹੋ ਕੇ ਹੀ ਇਥੋਂ ਆਖਰ ਚਲਾ ਜਾਂਦਾ ਹੈ । ੨।

(ਜਿਸ ਮਨੁੱਖ ਦੀ) ਜੀਭ ਨੇ ਹਰਿ-ਨਾਮ ਦਾ ਸੁਆਦ ਚੱਖਿਆ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਮਗਨ ਰਹਿੰਦਾ ਹੈ, ਗੁਰੂ ਦੀ ਮਿਹਰ ਨਾਲ ਉਹ ਸਦਾ-ਬਿਰ ਪ੍ਰਭੂ (ਦੀ ਸਿਫਤਿ-ਸਾਲਾਹ) ਵਿਚ ਰੰਗੀ ਰਹਿੰਦੀ ਹੈ, ਗੁਰੂ ਦਾ ਸ਼ਬਦ ਹੀ ਉਸ ਦੀ ਵਿਚਾਰ ਬਣਿਆ ਰਹਿੰਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਨਾਮ-ਜਲ ਦੀ ਪਵਿੱਤ੍ਰ ਧਾਰ ਪੀਂਦਾ ਹੈ । ੩।

(ਗੁਰੂ ਦੀ ਕਿਰਪਾ ਨਾਲ) ਜੇਹੜਾ ਹਿਰਦਾ ਸੁੱਧ ਹੋ ਜਾਂਦਾ ਹੈ ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ । ਪਰਮਾਤਮਾ ਵਲੋਂ ਉਲਟੇ ਹੋਏ ਹਿਰਦੇ ਵਿਚ ਕੋਈ ਗੁਣ ਨਹੀਂ ਟਿਕਦਾ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਨਾਨਕ ! ਉਸ ਮਨੁੱਖ ਦਾ ਹਿਰਦਾ ਅਸਲ ਹਿਰਦਾ ਹੈ ਜਿਸ ਨੂੰ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਤਾਂਘ ਲੱਗੀ ਰਹਿੰਦੀ ਹੈ । ੪। ੩। ੨੩।

ਗਉੜੀ ਗੁਆਰੇਰੀ ਮਹਲਾ ੩ ॥ ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥
ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥ ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ
ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥ ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ
ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥ ਭਗਤਿ ਕਰਹਿ ਮੂਰਖ ਆਪੁ ਜਣਾਵਹਿ
॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ
॥੩॥ ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੂ ਸਾਚਾ ਸਭ ਬਿਧਿ ਜਾਣੈ ॥
ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥ {ਪੰਨਾ ੧੫੮-੧੫੯}

ਪਦ ਅਰਥ :- ਇਕਿ—{ਲਫਜ਼ 'ਇਕ' ਤੋਂ ਬਹੁ-ਵਚਨ} ਕਈ । ਮਨਿ—ਮਨ ਵਿਚ । ਸਾਦੁ—ਆਨੰਦ, ਸੁਆਦ । ਜਾਇ—ਜਾਂਦਾ ਹੈ । ੧।

ਸਤਿਗੁਰ ਭਾਵੈ—ਗੁਰੂ ਨੂੰ ਚੰਗਾ ਲੱਗੇ । ਨਾਮਿ—ਨਾਮ ਵਿਚ । ਸੁਹਾਵੈ—ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ । ੧। ਰਹਾਉ ।

ਭਗਤਿ ਕਰੇਹਿ—ਰਾਸਾਂ ਪਾਂਦੇ ਹਨ । ਅਸਨੇਹ—{ਸ਼ਨੇਹ} ਪਿਆਰ । ਪਿਆਰਿ—ਪਿਆਰ ਵਿਚ । ਉਰਿ—ਹਿਰਦੇ ਵਿਚ । ੨।

ਆਪੁ—ਆਪਣੇ ਆਪ ਨੂੰ । ਆਪੁ ਜਣਾਵਹਿ—ਆਪਣੇ ਆਪ ਨੂੰ ਭਗਤ ਜਾਹਰ ਕਰਦੇ ਹਨ । ਮਰੈ—ਆਪਾ-ਭਾਵ ਵਲੋਂ ਮਰਦਾ ਹੈ । ਸੋਇ—ਉਹ ਹੀ । ੩।

ਵਛਲੁ—{ਕਲਲ} ਪਿਆਰ ਕਰਨ ਵਾਲਾ । ਸਚੀ—ਸਦਾ-ਥਿਰ ਰਹਿਣ ਵਾਲੀ, ਪਰਵਾਨ । ਸਭ ਬਿਧਿ—ਹਰੇਕ ਢੰਗ । ੪।

ਅਰਥ :- ਜੇ ਗੁਰੂ ਨੂੰ ਚੰਗਾ ਲੱਗੇ (ਜੇ ਗੁਰੂ ਮਿਹਰ ਕਰੇ ਤਾਂ ਉਸ ਦੀ ਮਿਹਰ ਦਾ ਸਦਕਾ ਉਸ ਦੀ ਸਰਨ ਆਇਆ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਦਾ ਮਨ ਉਸ ਦਾ ਤਨ ਪ੍ਰਭੂ ਦੇ ਨਾਮ ਵਿਚ ਰੰਗਿਆ ਜਾਂਦਾ ਹੈ ਤੇ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ੧। ਰਹਾਉ ।

ਕਈ ਮਨੁੱਖ ਐਸੇ ਹਨ ਜੋ (ਭਗਤੀ ਦੇ ਗੀਤ) ਗਾਂਦੇ (ਤਾਂ) ਰਹਿੰਦੇ ਹਨ (ਪਰ ਉਹਨਾਂ ਦੇ) ਮਨ ਵਿਚ ਕੋਈ ਆਨੰਦ ਪੈਦਾ ਨਹੀਂ ਹੁੰਦਾ (ਕਿਉਂਕਿ ਉਹ ਆਪਣੇ ਭਗਤ ਹੋਣ ਦੀ) ਹਉਮੈ ਵਿਚ (ਭਗਤੀ ਦੇ ਗੀਤ) ਗਾਂਦੇ ਹਨ (ਉਹਨਾਂ ਦਾ ਇਹ ਉੱਦਮ) ਵਿਅਰਥ ਚਲਾ ਜਾਂਦਾ ਹੈ । (ਸਿਫਤਿ-ਸਾਲਾਹ ਦੇ ਗੀਤ) ਅਸਲ ਵਿਚ ਉਹ ਮਨੁੱਖ ਗਾਂਦੇ ਹਨ, ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਨਾਲ ਪਿਆਰ ਹੈ, ਜੇਹੜੇ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਦਾ, ਸ਼ਬਦ ਦਾ ਵਿਚਾਰ (ਆਪਣੇ ਹਿਰਦੇ ਵਿਚ ਟਿਕਾਂਦੇ ਹਨ) । ੧।

ਕਈ ਮਨੁੱਖ ਐਸੇ ਹਨ ਜੋ (ਭਗਤੀ ਦੇ ਗੀਤ) ਗਾਂਦੇ ਹਨ ਤੇ ਰਾਸਾਂ ਪਾਂਦੇ ਹਨ, ਪਰ ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੁੰਦਾ । ਉਹਨਾਂ ਦੀ ਹੀ ਭਗਤੀ ਪਰਵਾਨ ਹੁੰਦੀ ਹੈ, ਜੇਹੜੇ ਗੁਰੂ ਦੇ ਸ਼ਬਦ ਦੇ ਪਿਆਰ ਵਿਚ ਜੁੜੇ ਰਹਿੰਦੇ ਹਨ, ਜਿਨ੍ਹਾਂ ਨੇ ਆਪਣੇ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਿਆ ਹੋਇਆ ਹੈ । ੨।

ਮੂਰਖ ਲੋਕ ਰਾਸਾਂ ਪਾਂਦੇ ਹਨ ਤੇ ਆਪਣੇ ਆਪ ਨੂੰ ਭਗਤ ਪਰਗਟ ਕਰਦੇ ਹਨ, (ਉਹ ਮੂਰਖ ਰਾਸਾਂ ਪਾਣ ਵੇਲੇ) ਨੱਚ ਨੱਚ ਕੇ ਟੱਪਦੇ ਹਨ (ਪਰ ਅੰਤਰ ਆਤਮੇ ਹਉਮੈ ਦੇ ਕਾਰਨ ਆਤਮਕ ਆਨੰਦ ਦੇ ਥਾਂ) ਦੁਖ ਹੀ ਦੁਖ ਪਾਂਦੇ ਹਨ । ਨੱਚਣ ਟੱਪਣ ਨਾਲ ਭਗਤੀ ਨਹੀਂ ਹੁੰਦੀ । ਪਰਮਾਤਮਾ ਦੀ ਭਗਤੀ ਉਹੀ ਮਨੁੱਖ ਪ੍ਰਾਪਤ ਕਰ ਸਕਦਾ ਹੈ, ਜੇਹੜਾ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਾ-ਭਾਵ ਵਲੋਂ, ਹਉਮੈ ਵਲੋਂ) ਮਰਦਾ ਹੈ । ੩।

(ਪਰ ਜੀਵਾਂ ਦੇ ਕੀਹ ਵੱਸ ?) ਭਗਤੀ ਨਾਲ ਪਿਆਰ ਕਰਨ ਵਾਲਾ ਉਹ ਪਰਮਾਤਮਾ ਸਭ ਜੀਵਾਂ ਦੇ ਢੰਗ ਜਾਣਦਾ ਹੈ (ਕਿ ਇਹ ਭਗਤੀ ਕਰਦੇ ਹਨ ਜਾਂ ਪਖੰਡ) । ਹੇ ਨਾਨਕ ! ਜਿਸ ਮਨੁੱਖ ਉਤੇ ਪ੍ਰਭੂ ਬਖਸ਼ਿਸ਼ ਕਰਦਾ ਹੈ ਉਹ ਮਨੁੱਖ ਉਸ ਦੇ ਨਾਮ ਨੂੰ ਪਛਾਣਦਾ ਹੈ (ਨਾਮ ਨਾਲ) ਡੂੰਘੀ ਸਾਂਝ ਪਾ ਲੈਂਦਾ ਹੈ । ੪। ੪। ੨੪।

ਗਉੜੀ ਗੁਆਰੇਰੀ ਮਹਲਾ ੩ ॥ ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੁਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੁਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ

॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥੩॥ ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥
ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥

ਪਦ ਅਰਥ :—ਮਾਰੇ—ਵੱਸ ਵਿਚ ਕਰ ਲੈਂਦਾ ਹੈ । ਧਾਤੁ—ਭਟਕਣਾ {ਸੰ:-ਥਾ} ।੧।

ਜਿਸ ਨੇ—{ਲਫਜ਼ ‘ਜਿਸੁ’ ਦਾ _ ਸੰਬੰਧਕ ‘ਨੇ’ ਦੇ ਕਾਰਨ ਲੋਪ ਹੋ ਗਿਆ ਹੈ । ਵੇਖੋ ‘ਗੁਰਬਾਣੀ ਵਿਆਕਰਣ’} ।
ਪਰਸਾਦਿ—ਕਿਰਪਾ ਨਾਲ ।੧।ਰਹਾਉ।

ਕਰਣੀ—{ਕਰਣੀਯ} ਕਰਤੱਬ, ਆਚਰਨ । ਮੈ ਮਤੁ—ਸ਼ਰਾਬ ਨਾਲ ਮਸਤ । ਮੈ—ਸ਼ਰਾਬ । ਮਿਕਦਾਰਾ—ਵਾਂਗ ।
ਅੰਕਸੁ—ਕੁੰਡਾ (ਜਿਸ ਨਾਲ ਹਾਥੀ ਨੂੰ ਚਲਾਈਦਾ ਹੈ) ।੨।

ਕੋਇ—ਕੋਈ ਵਿਰਲਾ । ਅਚਰੁ—{ਅਚਰ—immoveable} ਅਮੋੜ-ਪਨ । ਚਰੈ—{ਚ੍ਰ—to consume} ਮੁਕਾ
ਲੈਂਦਾ ਹੈ ।੩।

ਰਾਖਿਅਨੁ—ਰਾਖੇ ਉਨਿ, ਉਸ (ਪ੍ਰਭੂ) ਨੇ ਰੱਖ ਲਏ । ਕਲਾ—ਤਾਕਤ, ਸ਼ਕਤੀ ।੪।

ਅਰਥ :—(ਹੇ ਭਾਈ !) ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ ਉਸ ਨੂੰ (ਇਹ) ਵਡਿਆਈ ਦੇਂਦਾ ਹੈ (ਕਿ)
ਗੁਰੂ ਦੀ ਕਿਰਪਾ ਨਾਲ ਉਹ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ ।੧।ਰਹਾਉ।

(ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਆਪਣੇ) ਮਨ ਨੂੰ ਕਾਬੂ ਕਰ ਲੈਂਦਾ ਹੈ, ਉਸ ਮਨੁੱਖ ਦੀ (ਮਾਇਆ ਵਾਲੀ)
ਭਟਕਣਾ ਮੁੱਕ ਜਾਂਦੀ ਹੈ । ਮਨ ਵੱਸ ਵਿਚ ਆਉਣ ਤੋਂ ਬਿਨਾ ਪਰਮਾਤਮਾ ਦੀ ਪ੍ਰਾਪਤੀ ਨਹੀਂ ਹੋ ਸਕਦੀ । ਉਸੇ ਮਨੁੱਖ
ਦਾ ਮਨ ਵੱਸ ਵਿਚ ਆਉਂਦਾ ਹੈ, ਜੇਹੜਾ ਇਸ ਨੂੰ ਵੱਸ ਲਿਆਉਣ ਦੀ ਦਵਾਈ ਜਾਣਦਾ ਹੈ, (ਜੇਹੜਾ ਮਨੁੱਖ ਗੁਰੂ ਦੀ
ਸਰਨ ਪੈਂਦਾ ਹੈ) ਉਹੀ ਸਮਝਦਾ ਹੈ ਕਿ ਮਨ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵੱਸ ਵਿਚ ਆ ਸਕਦਾ ਹੈ ।੧।

ਜਦੋਂ ਮਨੁੱਖ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਵਾਲਾ ਆਚਰਨ ਬਣਾਣ ਦੀ ਕਾਰ ਕਰਦਾ ਹੈ, ਤਦੋਂ ਉਸ ਨੂੰ ਇਸ
ਮਨ (ਦੇ ਸੁਭਾਵ) ਦੀ ਸਮਝ ਆ ਜਾਂਦੀ ਹੈ, (ਤਦੋਂ ਉਹ ਸਮਝ ਲੈਂਦਾ ਹੈ ਕਿ) ਮਨ ਹਉਮੈ ਵਿਚ ਮਸਤ ਰਹਿੰਦਾ ਹੈ ਜਿਵੇਂ
ਕੋਈ ਹਾਥੀ ਸ਼ਰਾਬ ਵਿਚ ਮਸਤ ਹੋਵੇ । ਗੁਰੂ ਹੀ (ਆਤਮਕ ਮੌਤੇ ਮਰੇ ਹੋਏ ਇਸ ਮਨ ਨੂੰ ਆਪਣੇ ਸ਼ਬਦ ਦਾ) ਅੰਕੁਸ
ਮਾਰ ਕੇ (ਮੁੜ) ਆਤਮਕ ਜੀਵਨ ਦੇਣ ਦੇ ਸਮਰੱਥ ਹੈ ।੨।

(ਇਹ) ਮਨ (ਸੌਖੇ ਤਰੀਕੇ ਨਾਲ) ਵੱਸ ਵਿਚ ਨਹੀਂ ਆ ਸਕਦਾ, ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ ਇਸ ਨੂੰ)
ਵੱਸ ਵਿਚ ਲਿਆਉਂਦਾ ਹੈ । ਜਦੋਂ ਮਨੁੱਖ (ਗੁਰੂ ਦੀ ਸਹਾਇਤਾ ਨਾਲ ਆਪਣੇ ਮਨ ਦੇ) ਅਮੋੜ-ਪੁਣੇ ਨੂੰ ਮੁਕਾ ਲੈਂਦਾ ਹੈ,
ਤਦੋਂ ਮਨ ਪਵਿੜ੍ਹ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ, ਉਹ
(ਆਪਣੇ ਅੰਦਰੋਂ) ਹਉਮੈ ਛੱਡ ਦੇਂਦਾ ਹੈ ਵਿਕਾਰ ਤਿਆਗ ਦੇਂਦਾ ਹੈ ।੩।

ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੀ ਧੁਰ ਦਰਗਾਹ ਤੋਂ ਹੀ ਗੁਰੂ ਦੇ ਚਰਨਾਂ ਵਿਚ ਜੋੜ ਕੇ (ਵਿਕਾਰਾਂ ਵਲੋਂ) ਰੱਖ
ਲਿਆ ਹੈ, ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਉਸ ਪਰਮਾਤਮਾ ਨਾਲੋਂ ਵਿਛੁੜਦੇ ਨਹੀਂ । ਹੇ ਨਾਨਕ !
ਪਰਮਾਤਮਾ ਆਪਣੀ ਇਹ ਗੁਝੀ ਤਾਕਤ ਆਪ ਹੀ ਜਾਣਦਾ ਹੈ । (ਇਕ ਗੱਲ ਪਰਤੱਖ ਹੈ ਕਿ) ਜੇਹੜਾ ਮਨੁੱਖ ਗੁਰੂ ਦੀ
ਸਰਨ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਨੂੰ ਪਛਾਣ ਲੈਂਦਾ ਹੈ (ਨਾਮ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ) ।੪।੫।੨੫।

**ਗਉੜੀ ਗੁਆਰੇਰੀ ਮਹਲਾ ੩ ॥ ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ
ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥ ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ
ਰਸਨ ਰਸਾਈ ॥੧॥ ਰਹਾਉ ॥ ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ
ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥ ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ**

ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥ ਰਾਮ ਰਾਮ
ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ
ਹਰਿ ਗੁਣੀ ਗਹੀਰ ॥੪॥੬॥੨੬॥ {੧੫੯}

ਪਦ ਅਰਥ :—ਬਉਰਾਨਾ—ਝੱਲਾ ਹੋ ਰਿਹਾ ਹੈ । ਭਾਇ—ਭਾਉ ਦੇ ਕਾਰਨ । ਦੂਜੈ ਭਾਇ—ਮਾਇਆ ਦੇ ਪਿਆਰ ਦੇ
ਕਾਰਨ । ਭਰਮਿ—ਭਟਕਣਾ ਵਿਚ (ਪੈ ਕੇ) । ਭੁਲਾਨਾ—ਕੁਰਾਹੇ ਪੈ ਗਿਆ ਹੈ । ਚਿੰਤਾ ਚਿਤਵੈ—ਸੋਚਾਂ ਸੋਚਦਾ ਹੈ ।
ਆਪੁ—ਆਪਣੇ ਆਤਮਕ ਜੀਵਨ ਨੂੰ । ਅਨਦਿਨੁ—ਹਰੇਕ ਦਿਨ ।੧।

ਰਮਹੁ—ਸਿਮਰੋ । ਭਾਈ—ਹੇ ਭਾਈ ! ਰਸਨਾ—ਜੀਭ । ਰਸਾਈ—ਰਸਾਇ, ਰਸੀਲੀ ਬਣਾ ।੧। ਰਹਾਉ ।

ਜਿਨਿ—ਜਿਸ ਨੇ । ਜਗਜੀਵਨੁ—ਜਗਤ ਦਾ ਜੀਵਨ ਪਰਮਾਤਮਾ । ਜਾਤਾ—ਪਰਗਟ ਹੋ ਗਿਆ । ਕਰਮ ਬਿਧਾਤਾ—
(ਜੀਵਾਂ ਦੇ ਕੀਤੇ) ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ।੨।

ਸਚੇ—ਸਦਾ-ਬਿਰ ਪ੍ਰਭੂ ਦਾ ਰੂਪ । ਵਰਜੇ—ਰੋਕ ਲਏ । ਠਾਕਿ—ਰੋਕ ਕੇ । ਨਵ ਨਿਧਿ—ਨੌਂ ਖਜ਼ਾਨੇ ।੩।

ਸੁਖੁ—ਆਤਮਕ ਆਨੰਦ । ਨ ਲਾਗੈ—ਨਹੀਂ ਪੋਹ ਸਕਦਾ । ਜਮ ਪੀਰ—ਜਮ ਦਾ ਦੁੱਖ । ਗੁਣੀ—ਗੁਣਾਂ ਦਾ ਮਾਲਕ ।
ਗਹੀਰ—ਡੂੰਘਾ, ਜਿਗਰੇ ਵਾਲਾ ।੪।

ਅਰਥ :—ਹੇ ਮੇਰੇ ਭਾਈ ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਗੁਰੂ ਦੀ ਸਰਨ ਪੈ ਕੇ ਆਪਣੀ
ਜੀਭ ਨੂੰ ਪਰਮਾਤਮਾ ਦੇ ਨਾਮ-ਰਸ ਨਾਲ ਰਸੀਲੀ ਬਣਾ ।੧। ਰਹਾਉ ।

(ਹੇ ਭਾਈ ! ਪ੍ਰਭੂ-ਨਾਮ ਤੋਂ ਖੁੰਝ ਕੇ) ਹਉਮੈ ਵਿਚ (ਫਸ ਕੇ) ਸਾਰਾ ਜਗਤ ਝੱਲਾ ਹੋ ਰਿਹਾ ਹੈ, ਮਾਇਆ ਦੇ ਮੋਹ ਦੇ
ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਜਾ ਰਿਹਾ ਹੈ, ਹੋਰ ਹੋਰ ਕਈ ਸੋਚਾਂ ਸੋਚਦਾ ਰਹਿੰਦਾ ਹੈ ਪਰ ਆਪਣੇ ਆਤਮਕ
ਜੀਵਨ ਨੂੰ ਨਹੀਂ ਪੜਤਾਲਦਾ, (ਇਸ ਤਰ੍ਹਾਂ) ਮਾਇਆ ਦੀ ਖ਼ਾਤਰ ਦੌੜ-ਭੱਜ ਕਰਦਿਆਂ (ਮਾਇਆ-ਧਾਰੀ ਜੀਵ ਦਾ)
ਹਰੇਕ ਦਿਨ ਬੀਤ ਰਿਹਾ ਹੈ ।੧।

ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ ਮਨੁੱਖ
ਜਗਤ ਦੀ ਜ਼ਿੰਦਗੀ ਦੇ ਆਸਰੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਸਦਾ ਲਈ ਪਰਗਟ ਹੋ ਜਾਂਦਾ ਹੈ । (ਜੀਵਾਂ ਦੇ
ਕੀਤੇ) ਕਰਮਾਂ ਅਨੁਸਾਰ (ਜੀਵਾਂ ਨੂੰ) ਪੈਦਾ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਕਿਰਪਾ ਕਰਦਾ ਹੈ ਉਹ ਮਨੁੱਖ
(ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਨਾਲ) ਸਾਂਝ ਪਾ ਲੈਂਦਾ ਹੈ ।੨।

ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ, ਜਿਨ੍ਹਾਂ ਨੂੰ ਮਾਇਆ ਪਿੱਛੇ ਦੌੜਦਿਆਂ ਨੂੰ ਵਰਜਦਾ ਹੈ ਤੇ
ਰੋਕ ਰੱਖਦਾ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ । ਉਹ ਮਨੁੱਖ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਹਾਸਲ
ਕਰ ਲੈਂਦੇ ਹਨ ਜੋ ਉਹਨਾਂ ਵਾਸਤੇ (ਮਾਨੋ, ਧਰਤੀ ਦੇ) ਨੌਂ ਹੀ ਖ਼ਜ਼ਾਨੇ ਹਨ, ਆਪਣੀ ਮਿਹਰ ਨਾਲ ਪਰਮਾਤਮਾ ਉਹਨਾਂ
ਦੇ ਮਨ ਵਿਚ ਆ ਵੱਸਦਾ ਹੈ ।੩।

(ਹੇ ਭਾਈ !) ਪਰਮਾਤਮਾ ਦਾ ਨਾਮ ਸਿਮਰਦਿਆਂ ਸਰੀਰ ਨੂੰ ਆਨੰਦ ਮਿਲਦਾ ਹੈ ਸ਼ਾਂਤੀ ਮਿਲਦੀ ਹੈ । ਜਿਸ ਮਨੁੱਖ ਦੇ
ਅੰਦਰ (ਹਰਿ-ਨਾਮ) ਆ ਵੱਸਦਾ ਹੈ, ਉਸ ਨੂੰ ਜਮ ਦਾ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ ! ਜੇਹੜਾ ਪਰਮਾਤਮਾ
ਆਪ ਜਗਤ ਦਾ ਸਾਹਿਬ ਹੈ ਤੇ ਆਪ ਹੀ (ਜਗਤ ਦੀ ਪਾਲਨਾ ਆਦਿਕ ਕਰਨ ਵਿਚ) ਸਲਾਹ ਦੇਣ ਵਾਲਾ ਹੈ ਜੋ ਸਾਰੇ
ਗੁਣਾਂ ਦਾ ਮਾਲਕ ਹੈ ਜੋ ਵੱਡੇ ਜਿਗਰੇ ਵਾਲਾ ਹੈ, ਤੂੰ ਸਦਾ ਉਸ ਦੀ ਸੇਵਾ-ਭਗਤੀ ਕਰ ।੪।੬।੨੬।

ਗਉੜੀ ਗੁਆਰੇਰੀ ਮਹਲਾ ੩ ॥ ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥
ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥ ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ
॥੧॥ ਰਹਾਉ ॥ ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ

ਅਗਿਆਨੀ ਜੋਨੀ ਪਾਏ ॥੨॥ ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥੩॥ ਜਿਨਾ ਪੌਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੌਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੨॥੨੨॥

ਪਦ ਅਰਥ :—ਸੇ—ਉਹ (ਪਰਮਾਤਮਾ) । ਜੀਅ ਪਰਾਨਾ—ਜਿੰਦ ਪ੍ਰਾਣ । ਮਾਹਿ—ਵਿਚ । ਜਿਤੁ—ਜਿਸ ਦੀ ਰਾਹੀਂ । ਜਿਤੁ ਸੇਵਿਐ, ਜਿਸ ਦੀ ਸੇਵਾ-ਭਗਤੀ ਕੀਤਿਆਂ । ਪਤਿ—ਇੱਜ਼ਤ । ਪਰਵਾਨਾ—ਕਬੂਲ । ੧।

ਵਿਟਹੁ—ਤੋਂ । ਬਲਿ ਜਾਉ—ਮੈਂ ਕੁਰਬਾਨ ਜਾਂਦਾ ਹਾਂ । ਮਰਿ ਜਾਉ—ਮੈਂ ਮਰ ਜਾਂਦਾ ਹਾਂ । ੧। ਰਹਾਉ ।

ਜਿ—ਜੇਹੜੇ ਬੰਦੇ । ਤੁਧੁ—ਤੂੰ । ਦੂਜੈ ਭਾਏ—ਮਾਇਆ ਦੇ ਮੋਹ ਵਿਚ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ੨।

ਇਕ ਮਨਿ—ਖਾਸ ਗਿਆਨ ਨਾਲ । ਤੁਠਾ—ਪ੍ਰਸੰਨ ਹੋਇਆ । ਤਿਨ ਮੰਨਿ—ਤਿਨ ਮਨਿ, ਉਹਨਾਂ ਦੇ ਮਨ ਵਿਚ । ਨਾਮਿ—ਨਾਮ ਵਿਚ । ੩।

ਪੌਤੈ—ਪੱਲੇ, ਖਜ਼ਾਨੇ ਵਿਚ । ਪੁੰਨ—ਭਲਾਈ, ਚੰਗੇ ਭਾਗ । ੪।

ਅਰਥ :—ਮੈਂ ਪਰਮਾਤਮਾ ਦੇ ਨਾਮ ਤੋਂ (ਸਦਾ) ਸਦਕੇ ਜਾਂਦਾ ਹਾਂ । (ਹੇ ਪ੍ਰਭੂ !) ਜਦੋਂ ਤੂੰ ਮੈਨੂੰ ਵਿਸਰ ਜਾਂਦਾ ਹੈਂ, ਉਸੇ ਵੇਲੇ ਮੇਰੀ ਆਤਮਕ ਮੌਤ ਹੋ ਜਾਂਦੀ ਹੈ ! । ੧। ਰਹਾਉ ।

(ਹੇ ਭਾਈ ! ਜਿਸ ਪਰਮਾਤਮਾ ਦੇ ਦਿੱਤੇ ਹੋਏ ਇਹ ਜਿੰਦ-ਪ੍ਰਾਣ ਹਨ, ਜੇਹੜਾ ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ ਜਿਸ ਦੀ ਸੇਵਾ-ਭਗਤੀ ਕੀਤਿਆਂ ਉਸ ਦੀ ਦਰਗਾਹ ਵਿਚ ਇੱਜ਼ਤ ਮਿਲਦੀ ਹੈ, ਦਰਗਾਹ ਵਿਚ ਕਬੂਲ ਹੋ ਜਾਈਦਾ ਹੈ ਉਸ ਨੂੰ ਕਦੇ ਭੀ (ਮਨ ਤੋਂ) ਭੁਲਾਣਾ ਨਹੀਂ ਚਾਹੀਦਾ । ੧।

(ਹੇ ਪ੍ਰਭੂ !) ਜੇਹੜੇ ਬੰਦੇ ਤੂੰ ਆਪ ਹੀ ਕੁਰਾਹੇ ਪਾ ਦਿੱਤੇ ਹਨ, ਜੇਹੜੇ (ਸਦਾ) ਮਾਇਆ ਦੇ ਮੋਹ ਵਿਚ ਹੀ (ਫਸੇ ਰਹਿੰਦੇ ਹਨ) ਉਹਨਾਂ ਦੇ ਮਨ ਤੋਂ ਤੂੰ ਭੁੱਲ ਜਾਂਦਾ ਹੈਂ । ਉਹਨਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਗਿਆਨ-ਹੀਨ ਬੰਦਿਆਂ ਨੂੰ ਤੂੰ ਜੂਨਾਂ ਵਿਚ ਪਾ ਦੇਂਦਾ ਹੈਂ । ੨।

(ਹੇ ਭਾਈ !) ਜਿਨ੍ਹਾਂ ਮਨੁੱਖਾਂ ਉੱਤੇ ਪਰਮਾਤਮਾ ਖਾਸ ਧਿਆਨ ਨਾਲ ਪ੍ਰਸੰਨ ਹੁੰਦਾ ਹੈ, ਉਹਨਾਂ ਨੂੰ ਉਹ ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ (ਆਪਣਾ ਆਪ) ਵਸਾ ਦੇਂਦਾ ਹੈ । ਉਹ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੇ ਨਾਮ ਵਿਚ (ਸਦਾ) ਲੀਨ ਰਹਿੰਦੇ ਹਨ । ੩।

(ਹੇ ਭਾਈ !) ਜਿਨ੍ਹਾਂ ਮਨੁੱਖਾਂ ਦੇ ਪੱਲੇ ਚੰਗੇ ਭਾਗ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹ ਉੱਚੀ ਵਿਚਾਰ ਦੇ ਮਾਲਕ ਬਣਦੇ ਹਨ, ਉਹ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦੇ ਹਨ ।

ਹੇ ਨਾਨਕ ! (ਆਖ—) ਮੈਂ ਉਹਨਾਂ ਮਨੁੱਖਾਂ ਤੋਂ (ਸਦਾ) ਸਦਕੇ ਹਾਂ, ਜੇਹੜੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ । ੪। ੨। ੨੨।

ਗਉੜੀ ਗੁਆਰੇਰੀ ਮਹਲਾ ੩ ॥ ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥ ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥ ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥ ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿਨਾਮਿ ਸਮਾਏ ॥੩॥ ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥ {ਪੰਨਾ ੧੬੦}

ਪਦ ਅਰਥ :—ਅਕਥੁ—ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ । ਮਾਰਣੁ—ਮਸਾਲਾ ।੧।

ਜਿਸ ਕੀ—ਜਿਸ (ਪਰਮਾਤਮਾ) ਦੀ । ਬਾਣੀ—ਸਿਫਤਿ-ਸਾਲਾਹ ਦੀ ਬਾਣੀ, ਸਿਫਤਿ-ਸਾਲਾਹ । ਤਿਸੁ ਮਾਹਿ—ਉਸ (ਪਰਮਾਤਮਾ) ਵਿਚ {ਨੋਟ :-ਸੰਬੰਧਕ ‘ਕੀ’ ਦੇ ਕਾਰਨ ‘ਜਿਸੁ’ ਦਾ _ ਲੋਪ ਹੋ ਗਿਆ ਹੈ, ਪਰ ਸੰਬੰਧਕ ‘ਮਾਹਿ’ ਇਹ ਅਸਰ ਨਹੀਂ ਪਾ ਸਕਦਾ । ਵੇਖੋ ‘ਗੁਰਬਾਣੀ ਵਿਆਕਰਣ’} । ਗੁਰ ਸਬਦਿ—ਗੁਰੂ ਦੇ ਸ਼ਬਦ ਨੇ ।੧।ਰਹਾਉ।

ਜਹ—ਜਿੱਥੇ, ਜਿਸ ਹਿਰਦੇ ਵਿਚ । ਸਹਜੇ—ਸਹਜਿ, ਆਤਮਕ ਅਡੋਲਤਾ ਵਿਚ ।੩।

ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਮਹਲੀ—ਪ੍ਰਭੂ ਦੀ ਹਜ਼ੂਰੀ ਵਿਚ । ਨਾਮਿ—ਨਾਮ ਵਿਚ ।੩।

ਦਾਤਾਰੁ—ਦਾਤਾਂ ਦੇਣ ਵਾਲਾ ਪ੍ਰਭੂ । ਸਿਉ—ਨਾਲ । ਜੈਕਾਰੁ—ਵਡਿਆਈ ।੪।

ਅਰਥ :—ਇਹ ਸਿਫਤਿ-ਸਾਲਾਹ ਜਿਸ (ਪਰਮਾਤਮਾ) ਦੀ ਹੈ ਉਸ (ਪਰਮਾਤਮਾ) ਵਿਚ (ਹੀ) ਲੀਨ ਰਹਿੰਦੀ ਹੈ (ਭਾਵ, ਜਿਵੇਂ ਪਰਮਾਤਮਾ ਬੇਅੰਤ ਹੈ ਤਿਵੇਂ ਸਿਫਤਿ-ਸਾਲਾਹ ਭੀ ਬੇਅੰਤ ਹੈ ਤਿਵੇਂ ਪਰਮਾਤਮਾ ਦੇ ਗੁਣ ਭੀ ਬੇਅੰਤ ਹਨ) ।

ਹੇ ਪ੍ਰਭੂ ! ਤੇਰੇ ਗੁਣਾਂ ਦੀ ਕਹਾਣੀ ਬਿਆਨ ਨਹੀਂ ਕੀਤੀ ਜਾ ਸਕਦੀ । ਗੁਰੂ ਦੇ ਸ਼ਬਦ ਨੇ ਇਹੀ ਗੱਲ ਦੱਸੀ ਹੈ ।੧।ਰਹਾਉ।

ਹੇ ਪ੍ਰਭੂ ! ਤੂੰ ਕਥਨ ਤੋਂ ਪਰੇ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ਜਿਸ ਮਨੁੱਖ ਦੇ ਪਾਸ ਗੁਰੂ ਦਾ ਸ਼ਬਦ-ਰੂਪ ਮਸਾਲਾ ਹੈ (ਉਸ ਨੇ ਆਪਣੇ ਮਨ ਨੂੰ ਮਾਰ ਲਿਆ ਹੈ, ਉਸ ਦੇ) ਮਨ ਵਿਚ ਤੂੰ ਆ ਵੱਸਦਾ ਹੈਂ । ਹੇ ਪ੍ਰਭੂ ! ਤੇਰੇ ਅਨੇਕਾਂ ਹੀ ਗੁਣ ਹਨ, ਜੀਵ ਤੇਰੇ ਗੁਣਾਂ ਦਾ ਮੁੱਲ ਨਹੀਂ ਪਾ ਸਕਦੇ ।੧।

ਜਿਸ ਹਿਰਦੇ ਵਿਚ ਸਤਿਗੁਰੂ ਵੱਸਦਾ ਹੈ ਉਥੇ ਸਤਸੰਗਤਿ ਬਣ ਜਾਂਦੀ ਹੈ (ਕਿਉਂਕਿ) ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਵੱਸਦਾ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਹਰੀ ਦੇ ਗੁਣ ਗਾਂਦਾ ਹੈ । ਜਿਸ ਹਿਰਦੇ ਵਿਚ ਗੁਰੂ ਵੱਸਦਾ ਹੈ, ਉਸ ਵਿਚੋਂ ਗੁਰੂ ਦੇ ਸ਼ਬਦ ਨੇ ਹਉਮੈ ਸਾੜ ਦਿੱਤੀ ਹੈ ।੨।

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੇ ਸਨਮੁਖ ਰਹਿ ਕੇ ਮਨੁੱਖ ਆਪਣੇ ਅੰਦਰ ਪਰਮਾਤਮਾ ਦਾ ਨਾਮ ਵਸਾ ਲੈਂਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ-ਭਗਤੀ ਦੀ ਬਰਕਤਿ ਨਾਲ ਪ੍ਰਭੂ ਦੇ ਨਾਮ ਵਿਚ (ਸਦਾ) ਲੀਨ ਰਹਿੰਦਾ ਹੈ ।੩।

ਦਾਤਾਂ ਦੇਣ ਦੇ ਸਮਰੱਥ ਪਰਮਾਤਮਾ ਆਪ ਹੀ (ਜਿਸ ਮਨੁੱਖ ਨੂੰ ਸਿਫਤਿ-ਸਾਲਾਹ ਦੀ) ਦਾਤਿ ਦੇਂਦਾ ਹੈ ਉਸ ਦਾ ਪਿਆਰ ਪੂਰੇ ਗੁਰੂ ਨਾਲ ਬਣ ਜਾਂਦਾ ਹੈ ।

ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ (ਲੋਕ ਪਰਲੋਕ ਵਿਚ) ਵਡਿਆਈ ਮਿਲਦੀ ਹੈ ।੪।੮।੨੮।

ਗਉੜੀ ਗੁਆਰੇਰੀ ਮਹਲਾ ੩ ॥ ਏਕਸੁ ਤੇ ਸਭਿ ਰੂਪ ਹਰਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥ ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥ ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥੨॥ ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥ ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥ {ਪੰਨਾ ੧੬੦}

ਪਦ ਅਰਥ :—ਤੇ—ਤੋਂ । ਏਕਸੁ ਤੇ—ਇਕ (ਪਰਮਾਤਮਾ) ਤੋਂ ਹੀ । ਸਭਿ—ਸਾਰੇ । ਬੈਸੰਤਰੁ—ਅੱਗ । ਸਹਲੰਗਾ—
{ਸਹ-ਲਾਨ} ਮਿਲੇ ਹੋਏ, ਜੁੜੇ ਹੋਏ । ਭਿੰਨ—ਵੱਖਰਾ । ੧।

ਸੋਈ—ਉਹ (ਪਰਮਾਤਮਾ) ਹੀ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ੧। ਰਹਾਉ ।

ਸਹਜਿ—ਆਤਮਕ ਅਡੋਲਤਾ ਵਿਚ । ਕਹਾ—ਕਿਤੇ । ਪ੍ਰਭਿ—ਪ੍ਰਭੂ ਨੇ । ਦੇਇ—ਦੇਂਦਾ ਹੈ । ੨।

ਕਿਨੈ—ਕਿਸੇ (ਜੀਵ) ਪਾਸੋਂ । ਕਹਿ ਕਹਿ—ਆਖ ਆਖ ਕੇ । ਸਭੁ ਕੋਈ—ਹਰੇਕ ਜੀਵ । ੩।

ਸੁਣਿ—ਸੁਣ ਕੇ । ਵੇਖੈ—ਸੰਭਾਲ ਕਰਦਾ ਹੈ । ਤੇ—ਤੋਂ । ਨਾਮਿ—ਨਾਮ ਵਿਚ । ੪।

ਅਰਥ :—ਇਹ ਇਕ ਅਚਰਜ ਕੌਤਕ ਹੈ ਕਿ ਪਰਮਾਤਮਾ ਆਪ ਹੀ (ਇਸ ਬਹੁ-ਰੰਗੀ ਸੰਸਾਰ ਵਿਚ ਹਰ ਥਾਂ) ਮੌਜੂਦ ਹੈ । ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਸ ਅਚਰਜ ਕੌਤਕ ਨੂੰ) ਵਿਚਾਰਦਾ ਹੈ । ੧। ਰਹਾਉ ।

(ਸੰਸਾਰ ਵਿਚ ਦਿੱਸਦੇ ਇਹ) ਸਾਰੇ (ਵਖ ਵਖ) ਰੂਪ ਤੇ ਰੰਗ ਉਸ ਇੱਕ ਪਰਮਾਤਮਾ ਤੋਂ ਹੀ ਬਣੇ ਹਨ । ਉਸ ਇੱਕ ਤੋਂ ਹੀ ਹਵਾ ਪੈਦਾ ਹੋਈ ਹੈ ਪਾਣੀ ਬਣਿਆ ਹੈ ਅੱਗ ਪੈਦਾ ਹੋਈ ਹੈ ਤੇ ਇਹ ਸਾਰੇ (ਤੱਤ ਵਖ ਵਖ ਰੂਪ ਰੰਗ ਵਾਲੇ ਸਭ ਜੀਵਾਂ ਵਿਚ) ਮਿਲੇ ਹੋਏ ਹਨ । ਉਹ ਪਰਮਾਤਮਾ (ਆਪ ਹੀ) ਵਖ ਵਖ ਰੰਗਾਂ (ਵਾਲੇ ਜੀਵਾਂ) ਦੀ ਸੰਭਾਲ ਕਰਦਾ ਹੈ । ੧।

(ਆਪਣੀ) ਆਤਮਕ ਅਡੋਲਤਾ ਵਿਚ (ਟਿਕਿਆ ਹੋਇਆ ਹੀ ਉਹ) ਪਰਮਾਤਮਾ ਸਭਨਾਂ ਥਾਵਾਂ ਵਿਚ ਵਿਆਪਕ ਹੋ ਰਿਹਾ ਹੈ । ਕਿਤੇ ਉਹ ਗੁਪਤ ਹੈ ਕਿਤੇ ਪਰਤੱਖ ਹੈ । ਇਹ ਸਾਰੀ ਜਗਤ-ਖੇਲ ਪ੍ਰਭੂ ਨੇ ਆਪ ਹੀ ਬਣਾਈ ਹੋਈ ਹੈ । (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਜੀਵਾਂ ਨੂੰ ਉਹ ਪਰਮਾਤਮਾ ਆਪ ਹੀ ਜਗਾ ਦੇਂਦਾ ਹੈ । ੨।

ਹਰੇਕ ਜੀਵ (ਆਪਣੇ ਵਲੋਂ ਪਰਮਾਤਮਾ ਦੇ ਗੁਣ) ਆਖ ਆਖ ਕੇ (ਉਹਨਾਂ ਗੁਣਾਂ ਦਾ) ਵਰਣਨ ਕਰਦਾ ਹੈ, ਪਰ ਕਿਸੇ ਜੀਵ ਪਾਸੋਂ ਉਸ ਦਾ ਮੁੱਲ ਨਹੀਂ ਪੈ ਸਕਦਾ । (ਹਾਂ) ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ । ੩।

(ਇਸ ਬਹੁ-ਰੰਗੀ ਸੰਸਾਰ ਦਾ ਮਾਲਕ ਪਰਮਾਤਮਾ ਹਰੇਕ ਜੀਵ ਦੀ ਅਰਜ਼ੋਈ) ਸੁਣ ਸੁਣ ਕੇ (ਹਰੇਕ ਦੀ) ਸੰਭਾਲ ਕਰਦਾ ਹੈ, (ਤੇ ਅਰਦਾਸ ਸੁਣ ਕੇ ਹੀ ਜੀਵ ਨੂੰ) ਗੁਰੂ ਦੇ ਸ਼ਬਦ ਵਿਚ ਜੋੜਦਾ ਹੈ । (ਗੁਰ-ਸ਼ਬਦ ਵਿਚ ਜੁੜਿਆ ਮਨੁੱਖ) ਗੁਰੂ ਦੀ ਦੱਸੀ ਸੇਵਾ ਤੋਂ (ਲੋਕ ਪਰਲੋਕ ਵਿਚ) ਬੜਾ ਆਦਰ-ਮਾਣ ਪ੍ਰਾਪਤ ਕਰਦਾ ਹੈ ।

ਹੇ ਨਾਨਕ ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਅਨੇਕਾਂ ਜੀਵ) ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ । ੪। ੯। ੨੯।

ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੁਝੈ ਜਨੁ ਕੋਇ ॥੧॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੁਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੁਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥ ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥ ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥ {ਪੰਨਾ ੧੬੦}

ਪਦ ਅਰਥ :—ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਮੋਹਿ—ਮੋਹ ਵਿਚ । ਪਿਆਰਿ—ਪਿਆਰ ਵਿਚ । ਬੀਚਾਰਿ—ਵਿਚਾਰ ਵਿਚ । ਨਾਮਿ—ਨਾਮ ਵਿਚ । ੧।

ਸਹਜੇ—ਆਤਮਕ ਅਡੋਲਤਾ ਵਿਚ । ਕੋਇ—ਕੋਈ ਵਿਰਲਾ । ੧। ਰਹਾਉ ।

ਅਸੰਤੁ—ਵਿਕਾਰੀ ਮਨੁੱਖ । ਅਨਾੜੀ—ਅਮੋੜ, ਵਿਕਾਰਾਂ ਵਲੋਂ ਨਾਹ ਪਰਤਣ ਵਾਲਾ । ਤੈ—ਅਤੇ । ਲੂੜੈ—ਝਗੜਦਾ ਹੈ, ਖਚਿਤ ਹੁੰਦਾ ਹੈ । ਸੀੜੈ—ਕਾਮਯਾਬ ਹੁੰਦਾ ਹੈ । ੨ ।

ਇਸੁ ਜੁਗ ਮਹਿ—ਇਸ ਮਨੁੱਖਾ ਜਨਮ ਵਿਚ । ਨਾਮਿ—ਨਾਮ ਦੀ ਰਾਹੀਂ । ੩ ।

ਚੰਡਾਲ—ਕੁਕਰਮੀ ਮਨੁੱਖ । ਘਰਿ—ਹਿਰਦੇ ਵਿਚ । ੪ ।

ਅਰਥ :—ਜੇਹੜਾ ਕੋਈ (ਵਡਭਾਗੀ ਮਨੁੱਖ) ਪੂਰੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੀ ਨੀਂਦ ਵਿਚ ਨਹੀਂ ਫਸਦਾ । ੧। ਰਹਾਉ ।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਮਾਇਆ ਦੇ ਪਿਆਰ ਵਿਚ (ਆਤਮਕ ਜੀਵਨ ਵਲੋਂ) ਗਾਫ਼ਿਲ ਹੋਇਆ ਰਹਿੰਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਜਾਣ-ਪਛਾਣ ਦੀ ਵਿਚਾਰ ਵਿਚ (ਟਿਕ ਕੇ ਮਾਇਆ ਵਲੋਂ) ਸੁਚੇਤ ਰਹਿੰਦਾ ਹੈ । ਜੇਹੜੇ ਮਨੁੱਖਾਂ ਦਾ ਪਰਮਾਤਮਾ ਦੇ ਨਾਮ ਵਿਚ ਪਿਆਰ ਪੈ ਜਾਂਦਾ ਹੈ, ਉਹ ਮਨੁੱਖ (ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦੇ ਹਨ । ੧ ।

ਵਿਕਾਰੀ ਮਨੁੱਖ, ਵਿਕਾਰਾਂ ਵਾਲੇ ਪਾਸੇ ਅੜੀ ਕਰਨ ਵਾਲਾ ਮਨੁੱਖ ਕਦੇ ਭੀ ਆਤਮਕ ਜੀਵਨ ਦੀ ਸਮਝ ਪ੍ਰਾਪਤ ਨਹੀਂ ਕਰ ਸਕਦਾ, ਉਹ ਗਿਆਨ ਦੀਆਂ ਗੱਲਾਂ (ਭੀ) ਕਰਦਾ ਰਹਿੰਦਾ ਹੈ, ਤੇ, ਮਾਇਆ ਵਿਚ ਭੀ ਖਚਿਤ ਹੁੰਦਾ ਰਹਿੰਦਾ ਹੈ । (ਇਹੋ ਜਿਹਾ ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਗਿਆਨ-ਹੀਨ ਮਨੁੱਖ (ਜਿੰਦਗੀ ਦੀ ਬਾਜ਼ੀ ਵਿਚ) ਕਦੇ ਕਾਮਯਾਬ ਨਹੀਂ ਹੁੰਦਾ । ੨ ।

ਇਸ ਮਨੁੱਖਾ ਜਨਮ ਵਿਚ ਆ ਕੇ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਉਤਾਰਾ ਹੋ ਸਕਦਾ ਹੈ । ਕੋਈ ਵਿਰਲਾ ਮਨੁੱਖ ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਵਿਚਾਰਦਾ ਹੈ । ਅਜੇਹਾ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੇ ਸਾਰੇ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ । ੩ ।

ਕੁਕਰਮੀ ਮਨੁੱਖ ਦੇ ਹਿਰਦੇ ਵਿਚ (ਮਾਨੋ) ਕਲਿਜੁਗ ਆ ਜਾਂਦਾ ਹੈ, ਇਸ ਕਲਿਜੁਗ (ਭਾਵ, ਕੁਕਰਮ-ਦਸ਼ਾ) ਦੇ ਪੰਜੇ ਵਿਚ ਫਸਿਆਂ ਕੋਈ ਕਰਮ-ਧਰਮ ਛੁਡਾ ਨਹੀਂ ਸਕਦਾ । ਹੇ ਨਾਨਕ ! ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਕਲਿਜੁਗ ਤੋਂ) ਖਲਾਸੀ ਨਹੀਂ ਪਾ ਸਕਦਾ । ੪। ੧੦। ੩੦ ।

ਗਉੜੀ ਮਹਲਾ ੩ ਗੁਆਰੇਰੀ ॥ ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥ ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥ ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ ਆਵੈ ਜਾਇ ॥੨॥ ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥ ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉਨਿਧਿ ਪਾਏ ॥੪॥੧੧॥੩੧॥ {ਪੰਨਾ ੧੬੧}

ਪਦ ਅਰਥ :—ਸਚਾ—ਸਦਾ-ਬਿਰ ਕਾਇਮ ਰਹਿਣ ਵਾਲਾ, ਅਟੱਲ । ਅਮਰੁ—ਹੁਕਮ । ਮਨਿ—ਮਨ ਦੀ ਰਾਹੀਂ । ਸਚੈ—ਸਦਾ-ਬਿਰ ਪ੍ਰਭੂ ਵਿਚ । ਮਹਲਿ—ਮਹਲ ਵਿਚ । ਸਮਾਹੁ—ਸਮਾਈ, ਲੀਨਤਾ । ੧ ।

ਮਨ—ਹੇ ਮਨ ! ਵੀਚਾਰਿ—ਸੋਚ-ਮੰਡਲ ਵਿਚ ਟਿਕਾ ਰੱਖ । ਰਹਾਉ ।

ਭਰਮੇ—ਭਟਕਣਾ ਵਿਚ ਹੀ । ਆਵੈ—ਜੰਮਦਾ ਹੈ । ਜਾਇ—ਮਰਦਾ ਹੈ । ਦੂਜੈ ਭਾਇ—ਹੋਰ ਹੋਰ ਪਿਆਰ ਵਿਚ । ੨ ।

ਕਿ—ਜਾਂ, ਭਾਵੇਂ । ਪ੍ਰਭਿ—ਪ੍ਰਭੂ ਨੇ । ਵਿਡਾਣੀ—ਬਿਗਾਨੀ । ੩ ।

ਨਉਨਿਧਿ—(ਜਗਤ ਦੇ ਸਾਰੇ) ਨੌ ਖਜ਼ਾਨੇ ।੪।

ਅਰਥ :—ਹੇ ਮੇਰੇ ਮਨ ! (ਗੁਰੂ ਦੀ ਸਿੱਖਿਆ) ਸੁਣ, ਗੁਰੂ ਦੇ ਸ਼ਬਦ ਨੂੰ (ਆਪਣੇ) ਸੋਚ-ਮੰਡਲ ਵਿਚ ਵਸਾ ਰੱਖ । ਜੇ ਤੂੰ ਪਰਮਾਤਮਾ ਦਾ ਨਾਮ ਸਿਮਰੇਂਗਾ, ਤਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿੰਗਾ ।੧। ਰਹਾਉ।

ਪਰਮਾਤਮਾ (ਜਗਤ ਦਾ) ਸਦਾ-ਬਿਰ ਰਹਿਣ ਵਾਲਾ ਪਾਤਿਸ਼ਾਹ ਹੈ, ਉਸ ਦਾ ਹੁਕਮ ਅਟੱਲ ਹੈ । ਜੇਹੜੇ ਮਨੁੱਖ (ਆਪਣੇ) ਮਨ ਦੀ ਰਾਹੀਂ ਉਸ ਸਦਾ-ਬਿਰ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ, ਉਹ ਉਸ ਵੇਪਰਵਾਹ ਹਰੀ ਦਾ ਰੂਪ ਹੋ ਜਾਂਦੇ ਹਨ, ਉਹ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹਜ਼ੂਰੀ ਵਿਚ ਰਹਿੰਦੇ ਹਨ, ਉਸ ਦੇ ਸਦਾ-ਬਿਰ ਨਾਮ ਵਿਚ ਲੀਨਤਾ ਪ੍ਰਾਪਤ ਕਰ ਲੈਂਦੇ ਹਨ ।੧।

ਪਰ ਇਹ ਜਗਤ (ਆਪਣੇ ਮਨ ਦੇ ਪਿੱਛੇ ਤੁਰ ਕੇ) ਮਾਇਆ ਦੇ ਮੋਹ ਵਿਚ ਫਸ ਕੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਮਾਇਆ ਦੀ ਭਟਕਣਾ ਵਿਚ ਹੀ ਜੰਮਦਾ ਹੈ ਤੇ ਮਾਇਆ ਦੀ ਭਟਕਣਾ ਵਿਚ ਹੀ ਮਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ ਤੇ ਜੰਮਦਾ ਮਰਦਾ ਰਹਿੰਦਾ ਹੈ ।੨।

ਇਹ ਜੀਵ ਆਪ ਹੀ ਕੁਰਾਹੇ ਪਿਆ ਹੈ ਜਾਂ ਪਰਮਾਤਮਾ ਨੇ ਆਪ ਇਸ ਨੂੰ ਕੁਰਾਹੇ ਪਾ ਰੱਖਿਆ ਹੈ (ਇਕ ਗੱਲ ਪਰਤੱਖ ਹੈ ਕਿ ਇਹ ਆਪਣਾ ਅਸਲ ਹਿਤ ਭੁਲਾਈ ਬੈਠਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਕੇ) ਇਹ ਜੀਵ ਬਿਗਾਨੀ ਨੌਕਰੀ ਹੀ ਕਰ ਰਿਹਾ ਹੈ (ਜਿਸ ਤੋਂ) ਇਹ ਮਹਾਨ ਦੁੱਖ ਹੀ ਖੱਟਦਾ ਹੈ ਤੇ ਮਨੁੱਖਾ ਜਨਮ ਵਿਅਰਥ ਗਵਾ ਰਿਹਾ ਹੈ ।੩।

ਪਰਮਾਤਮਾ ਆਪਣੀ ਮਿਹਰ ਕਰ ਕੇ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ, ਉਹ ਮਨੁੱਖ (ਮਾਇਆ ਦਾ ਮੋਹ ਛੱਡ ਕੇ) ਕੇਵਲ ਪਰਮਾਤਮਾ ਦਾ ਨਾਮ ਸਿਮਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ । ਹੇ ਨਾਨਕ ! ਉਹ ਮਨੁੱਖ ਸਦਾ ਹਰਿ-ਨਾਮ ਸਿਮਰਦਾ ਹੈ ਤੇ ਹਰਿ-ਨਾਮ-ਖਜ਼ਾਨਾ ਪ੍ਰਾਪਤ ਕਰਦਾ ਹੈ ਜੋ (ਉਸ ਦੇ ਵਾਸਤੇ, ਮਾਨੋ, ਜਗਤ ਦੇ ਸਾਰੇ) ਨੌ ਖਜ਼ਾਨੇ ਹੈ ।੪।੧੧।੩੧।

ਗਉੜੀ ਗੁਆਰੇਰੀ ਮਹਲਾ ੩ ॥ ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥੧॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥ ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿਗੁਣ ਗਾਵੈ ਮਤਿ ਉਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥੨॥ ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥੩॥ ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੁਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥ {ਪੰਨਾ ੧੬੧}

ਪਦ ਅਰਥ :—ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਪੂਛਉ—ਮੈਂ ਪੁੱਛਦਾ ਹਾਂ । ਜਾਇ—ਜਾ ਕੇ । ਪਤੀਆਇ—ਪਤੀਜਦਾ ਹੈ । ਤੇ—ਤੋਂ ।੧।

ਘਾਲ—ਮਿਹਨਤ । ਥਾਇ ਪਾਈ—ਕਬੂਲ ਕਰਦਾ ਹੈ ।੧। ਰਹਾਉ।

ਆਪੁ—ਆਪਣੇ ਆਤਮਕ ਜੀਵਨ ਨੂੰ । ਪਛਾਣੈ—ਪੜਤਾਲਦਾ ਹੈ । ਸਹਜੇ—ਆਤਮਕ ਅਡੋਲਤਾ ਵਿਚ ।੨।

ਦੂਜੈ ਭਾਇ—ਮਾਇਆ ਦੇ ਪਿਆਰ ਵਿਚ । ਮਹਾ ਬਿਖੁ—ਵੱਡਾ ਜ਼ਹਰ । ਖਾਇ—ਖਾ ਜਾਂਦਾ ਹੈ, ਮਾਰ ਮੁਕਾਂਦਾ ਹੈ । ਪੁਤਿ—ਪੁੱਤਰ (ਦੇ ਮੋਹ) ਦੀ ਰਾਹੀਂ । ਕੁਟੰਬਿ—ਪਰਵਾਰ (ਦੇ ਮੋਹ) ਦੀ ਰਾਹੀਂ । ਗ੍ਰਿਹਿ—ਘਰ (ਦੇ ਮੋਹ) ਦੀ ਰਾਹੀਂ । ਮਾਇ—ਮਾਇਆ ।੩।

ਜਨੁ—ਸੇਵਕ । ਅਨਦਿਨੁ—ਹਰ ਰੋਜ਼ ।੪।

ਅਰਥ :—ਹੇ ਮੇਰੇ ਭਾਈ ! (ਗੁਰੂ ਦੀ ਸਰਨ ਪੈ ਕੇ) ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹੋ । ਗੁਰੂ ਦੀ ਰਾਹੀਂ ਕੀਤੀ ਹੋਈ ਸੇਵਾ-ਭਗਤੀ ਦੀ ਮਿਹਨਤ ਪਰਮਾਤਮਾ ਕਬੂਲ ਕਰ ਲੈਂਦਾ ਹੈ ।੧।ਰਹਾਉ।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਰਾਹ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਦੋਂ) ਮੈਂ ਉਹਨਾਂ ਪਾਸੋਂ (ਸਿਮਰਨ ਦੀ ਜਾਚ) ਪੁੱਛਦਾ ਹਾਂ (ਤਾਂ ਉਹ ਦੱਸਦੇ ਹਨ ਕਿ) ਗੁਰੂ ਦੀ ਦੱਸੀ ਹੋਈ ਸੇਵਾ ਨਾਲ (ਹੀ) ਮਨੁੱਖ ਦਾ ਮਨ (ਪ੍ਰਭੂ-ਸਿਮਰਨ ਵਿਚ) ਪਤੀਜਦਾ ਹੈ । (ਗੁਰੂ ਦੀ ਸਰਨ ਪੈਣ ਵਾਲੇ) ਉਹ ਮਨੁੱਖ ਪਰਮਾਤਮਾ ਦਾ ਨਾਮ-ਧਨ ਖੱਟ ਕੇ ਧਨਾਢ ਹੋ ਜਾਂਦੇ ਹਨ । ਇਹ ਅਕਲ ਪੂਰੇ ਗੁਰੂ ਪਾਸੋਂ ਹੀ ਮਿਲਦੀ ਹੈ ।੧।

(ਗੁਰੂ ਦੀ ਰਾਹੀਂ ਜੇਹੜਾ ਮਨੁੱਖ) ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਇਸ ਜਨਮ ਵਿਚ ਹੀ ਮਾਇਆ ਦੇ ਬੰਧਨਾਂ ਤੋਂ ਖਲਾਸੀ ਹਾਸਲ ਕਰ ਲੈਂਦਾ ਹੈ ਤੇ ਪਰਮਾਤਮਾ ਨੂੰ ਮਿਲ ਪੈਂਦਾ ਹੈ । ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦੀ ਬੁੱਧੀ ਸ਼੍ਰੇਣੀ ਹੋ ਜਾਂਦੀ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੨।

(ਹੇ ਮੇਰੇ ਭਾਈ !) ਮਾਇਆ ਦੇ ਮੋਹ ਵਿਚ ਫਸੇ ਰਿਹਾ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ । ਹਉਮੈ ਇਕ ਵੱਡਾ ਜ਼ਹਰ ਹੈ ਮਾਇਆ ਦਾ ਮੋਹ ਵੱਡਾ ਜ਼ਹਰ ਹੈ (ਇਹ ਜ਼ਹਰ ਮਨੁੱਖ ਦੇ ਆਤਮਕ ਜੀਵਨ ਨੂੰ) ਮਾਰ ਮੁਕਾਂਦਾ ਹੈ । ਮਾਇਆ (ਮਨੁੱਖ ਨੂੰ) ਪੁੱਤਰ (ਦੇ ਮੋਹ) ਦੀ ਰਾਹੀਂ, ਪਰਵਾਰ (ਦੇ ਮੋਹ) ਦੀ ਰਾਹੀਂ, ਘਰ (ਦੇ ਮੋਹ) ਦੀ ਰਾਹੀਂ ਠੱਗਦੀ ਰਹਿੰਦੀ ਹੈ, (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰ ਕੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੩।

ਪਰਮਾਤਮਾ (ਗੁਰੂ ਦੀ ਰਾਹੀਂ ਜਿਸ ਮਨੁੱਖ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਉਹ ਮਨੁੱਖ (ਉਸ ਦਾ) ਸੇਵਕ ਬਣ ਜਾਂਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰ ਰੋਜ਼ ਪਰਮਾਤਮਾ ਦੀ ਭਗਤੀ ਹੋ ਸਕਦੀ ਹੈ । ਗੁਰੂ ਦੀ ਮਤਿ ਲੈ ਕੇ ਹੀ ਕੋਈ ਵਿਰਲਾ ਮਨੁੱਖ (ਜੀਵਨ-ਮਨੋਰਥ ਨੂੰ) ਸਮਝਦਾ ਹੈ, ਤੇ, ਹੇ ਨਾਨਕ ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੪।੧੨।੩੨।

ਗਉੜੀ ਗੁਆਰੇਰੀ ਮਹਲਾ ੩ ॥ ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥ ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ ਸੇਵਾ ਅੰਮ੍ਰਿਤੁ ਰਸੁ ਪੀਜੈ ॥੧॥ ਰਹਾਉ ॥ ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥ ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ ਮਾਰਿ ਉਦਾਸਾ ॥੩॥ ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥ ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥ {ਪੰਨਾ ੧੬੧}

ਪਦ ਅਰਥ :—ਗੁਰ ਸੇਵਾ—ਗੁਰੂ ਦੀ ਦੱਸੀ ਸੇਵਾ-ਭਗਤੀ । ਐਥੈ—ਇਸ ਲੋਕ ਵਿਚ । ਦਰਿ—ਪ੍ਰਭੂ ਦੀ ਹਜ਼ੂਰੀ ਵਿਚ ।੧।

ਭਰਮੁ—ਸ਼ੱਕ । ਅੰਮ੍ਰਿਤੁ ਰਸੁ—ਆਤਮਕ ਜੀਵਨ ਦੇਣ ਵਾਲਾ ਨਾਮ-ਰਸ ।੧।ਰਹਾਉ।

ਸੰਸਾਰੇ—ਸੰਸਾਰਿ, ਸੰਸਾਰ ਵਿਚ । ਉਰ—ਹਿਰਦਾ {੩੨੨} । ਭਉਜਲ—ਸੰਸਾਰ-ਸਮੁੰਦਰ ।੨।

ਮਨਿ—ਮਨ ਵਿਚ । ਕਮਲੁ—ਹਿਰਦਾ-ਕਮਲ । ਅਨਹਦੁ—ਇਕ-ਰਸ {ਅਨਾਹੁਤ—ਬਿਨਾ ਵਜਾਏ} ।੩।

ਸਚੀ—ਸਦਾ—ਥਿਰ । ਭਗਤੀ—ਭਗਤਾਂ ਨੇ । ਆਖਿ—ਆਖ ਕੇ, ਉਚਾਰ ਕੇ । ਸਾਰੰਗਪਾਣੀ—ਪਰਮਾਤਮਾ {ਸਾਰੰਗ—
ਧਨੁਖ । ਪਾਣੀ—ਹੱਥ । ਜਿਸ ਦੇ ਹੱਥ ਵਿਚ ਧਨੁਖ ਹੈ} । ਨਿਰਬਾਣੀ—ਵਾਸਨਾ-ਰਹਿਤ । ਨਿਹਕੇਵਲ—ਸੁੱਧ
{ਨਿਸ਼ਕੈਕਲ੍ਯ} । ੪।

ਅਰਥ :—ਹੇ ਮੇਰੇ ਮਨ ! (ਗੁਰੂ ਦੀ ਦੱਸੀ ਸਿੱਖਿਆ ਉਤੇ) ਸ਼ੱਕ ਨਹੀਂ ਕਰਨਾ ਚਾਹੀਦਾ, ਗੁਰੂ ਦੀ ਦੱਸੀ ਸੇਵਾ-ਭਗਤੀ
ਕਰ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਣਾ ਚਾਹੀਦਾ ਹੈ । ੧। ਰਹਾਉ।

ਗੁਰੂ ਦੀ ਦੱਸੀ ਸੇਵਾ ਕਰਨ ਦਾ ਨਿਯਮ ਸਦਾ ਤੋਂ ਹੀ ਚਲਿਆ ਆ ਰਿਹਾ ਹੈ (ਚੌਹਾਂ ਜੁਗਾਂ ਵਿਚ ਹੀ ਪਰਵਾਨ ਹੈ) ।
ਕੋਈ ਪੂਰਨ ਮਨੁੱਖ ਹੀ ਗੁਰੂ ਦੀ ਦੱਸੀ ਕਾਰ (ਪੂਰੀ ਸ਼ਰਧਾ ਨਾਲ) ਕਰਦਾ ਹੈ (ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਪੂਰੀ
ਸ਼ਰਧਾ ਨਾਲ ਕਰਦਾ ਹੈ ਉਹ) ਕਦੇ ਨਾਹ ਮੁਕਣ ਵਾਲਾ ਹਰਿ-ਨਾਮ-ਧਨ (ਇਕੱਠਾ ਕਰ ਲੈਂਦਾ ਹੈ, ਉਸ ਧਨ ਵਿਚ ਕਦੇ)
ਘਾਟਾ ਨਹੀਂ ਪੈਂਦਾ । (ਇਹ ਨਾਮ-ਧਨ ਇਕੱਠਾ ਕਰਨ ਵਾਲਾ ਮਨੁੱਖ) ਇਸ ਲੋਕ ਵਿਚ ਸਦਾ ਆਤਮਕ ਆਨੰਦ
ਮਾਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਭੀ ਉਸ ਨੂੰ ਸੋਭਾ ਮਿਲਦੀ ਹੈ । ੧।

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਸੰਸਾਰ ਵਿਚ ਮਹਾ ਪੁਰਖ ਮੰਨੇ ਜਾਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਆਪ
ਪਾਰ ਲੰਘ ਜਾਂਦੇ ਹਨ, ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ, ਉਹ ਪਰਮਾਤਮਾ ਦਾ ਨਾਮ ਸਦਾ
ਆਪਣੇ ਹਿਰਦੇ ਵਿਚ ਸੰਭਾਲ ਰੱਖਦੇ ਹਨ । ਪ੍ਰਭੂ-ਨਾਮ (ਦੇ ਰੰਗ) ਵਿਚ ਰੰਗੇ ਹੋਏ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ
ਲੰਘ ਜਾਂਦੇ ਹਨ । ੨।

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਆਪਣੇ ਮਨ ਵਿਚ ਸਦਾ (ਸਭਨਾਂ ਦੇ) ਦਾਸ ਬਣੇ ਰਹਿੰਦੇ ਹਨ, ਉਹ
ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੇ ਹਨ ਤੇ ਉਹਨਾਂ ਦਾ ਹਿਰਦਾ-ਕਮਲ ਖਿੜਿਆ ਰਹਿੰਦਾ ਹੈ । ਉਹਨਾਂ ਦੇ ਅੰਦਰ
(ਸਿਫਤਿ-ਸਾਲਾਹ ਦਾ, ਮਾਨੋ, ਵਾਜਾ) ਇਕ-ਰਸ ਵੱਜਦਾ ਰਹਿੰਦਾ ਹੈ, ਉਹਨਾਂ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਟਿਕੀ
ਰਹਿੰਦੀ ਹੈ । ਪ੍ਰਭੂ-ਨਾਮ ਵਿਚ ਰੰਗੇ ਹੋਏ ਉਹ ਮਨੁੱਖ ਗ੍ਰਿਹਸਤ ਵਿਚ ਰਹਿੰਦੇ ਹੋਏ ਭੀ ਮਾਇਆ ਦੇ ਮੋਹ ਤੋਂ ਨਿਰਲੇਪ
ਰਹਿੰਦੇ ਹਨ । ੩।

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ (ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਉਚਾਰੀ ਹੋਈ) ਉਹਨਾਂ ਦੀ ਬਾਣੀ
ਸਦਾ ਲਈ ਅਟੱਲ ਹੋ ਜਾਂਦੀ ਹੈ, ਹਰੇਕ ਜੁਗ ਵਿਚ (ਸਦਾ ਹੀ) ਭਗਤ ਜਨ ਉਹ ਬਾਣੀ ਉਚਾਰ ਕੇ (ਹੋਰਨਾਂ ਨੂੰ ਭੀ)
ਸੁਣਾਂਦੇ ਹਨ । ਉਹ ਮਨੁੱਖ ਹਰ ਰੋਜ਼ ਸਾਰੰਗ-ਪਾਣੀ ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ । ਹੇ ਨਾਨਕ ! ਜੇਹੜੇ ਮਨੁੱਖ
(ਗੁਰੂ ਦੀ ਸਰਨ ਪੈ ਕੇ) ਪ੍ਰਭੂ ਦੇ ਨਾਮ ਵਿਚ ਰੰਗੇ ਜਾਂਦੇ ਹਨ, ਉਹਨਾਂ ਦਾ ਜੀਵਨ ਪਵਿੱਤ੍ਰ ਹੋ ਜਾਂਦਾ ਹੈ, ਉਹ ਵਾਸਨਾ-
ਰਹਿਤ ਹੋ ਜਾਂਦੇ ਹਨ । ੪। ੧੩। ੩੩।

ਗਉੜੀ ਗੁਆਰੇਰੀ ਮਹਲਾ ੩ ॥ ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿਰਸ ਭੋਗ ॥੧॥ ਗੁਰਮੁਖਿ
ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥ ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ
॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥ ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਪ੍ਰਿਗੁ ਪ੍ਰਿਗੁ
ਅਹੰਕਾਰ ॥੩॥ ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੁਟੈ ਗੁਰ ਪਰਗਾਸ ॥੪॥੧੪॥੩੪॥ {ਪੰਨਾ ੧੬੨}

ਪਦ ਅਰਥ :—ਵਡ ਭਾਗਿ—ਵੱਡੀ ਕਿਸਮਤਿ ਨਾਲ । ੧।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਜੀਤਿ—ਜਿੱਤ ਕੇ । ਲਾਹਾ—ਲਾਭ, ਖੱਟੀ । ੧। ਰਹਾਉ।

ਗਿਆਨੁ—ਧਰਮ-ਚਰਚਾ । ਧਿਆਨੁ—ਸਮਾਧੀ । ਚਖਿ—ਚੱਖ ਕੇ । ੨।

ਕਰਮ ਕਾਂਡ—ਉਹ ਕਰਮ ਜੋ ਸ਼ਾਸਤ੍ਰਾਂ ਅਨੁਸਾਰ ਜਨਮ ਸਮੇ, ਵਿਆਹ ਸਮੇ, ਮਰਨ ਸਮੇ ਤੇ ਜਨੇਊ ਆਦਿਕ ਹੋਰ
ਸਮਿਆਂ ਤੇ ਕਰਨੇ ਜ਼ਰੂਰੀ ਸਮਝੇ ਜਾਂਦੇ ਹਨ । ਆਚਾਰ—{ਅਚਾਰ} ਧਾਰਮਿਕ ਰਸਮਾਂ । ਪ੍ਰਿਗੁ—ਫਿਟਕਾਰ-ਜੋਗ । ੩।

ਬੰਧਨਿ—ਬੰਧਨ ਵਿਚ । ਫਾਸ—ਫਾਹੀ । ਪਰਗਾਸ—ਚਾਨਣ ।੪।

ਅਰਥ :—ਜੇਹੜਾ ਪ੍ਰਾਣੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਕੇ (ਜਾਂਦਾ ਹੈ, ਤੇ) ਪਰਮਾਤਮਾ ਦਾ ਨਾਮ-ਧਨ ਖੱਟੀ ਖੱਟ ਲੈਂਦਾ ਹੈ ।੧।ਰਹਾਉ।

ਜਿਸ ਮਨੁੱਖ ਨੂੰ ਵੱਡੀ ਕਿਸਮਤਿ ਨਾਲ ਭਲੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ-ਰਸ ਦਾ ਆਨੰਦ ਮਾਣਦਾ ਹੈ ।੧।

ਜਿਸ ਮਨੁੱਖ ਨੂੰ ਸਤਿਗੁਰੂ ਦਾ ਸ਼ਬਦ ਮਿੱਠਾ ਲੱਗਦਾ ਹੈ, (ਗੁਰੂ ਦਾ ਸ਼ਬਦ ਹੀ ਉਸ ਦੇ ਵਾਸਤੇ) ਧਰਮ-ਚਰਚਾ ਹੈ (ਗੁਰ-ਸ਼ਬਦ ਹੀ ਉਸ ਦੇ ਵਾਸਤੇ) ਸਮਾਧੀ ਹੈ । ਪਰ ਕਿਸੇ ਵਿਚਲੇ ਭਾਗਾਂ ਵਾਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਗੁਰੂ ਦੇ ਮਿੱਠੇ ਸ਼ਬਦ ਦਾ ਰਸ) ਚੱਖ ਕੇ ਵੇਖਿਆ ਹੈ ।੨।

ਜੇਹੜੇ ਬੰਦੇ (ਜਨਮ ਜਨੇਊ ਵਿਆਹ ਮਰਨ ਕਿਰਿਆ ਆਦਿਕ ਸਮੇਂ ਸ਼ਾਸਤ੍ਰਾਂ ਅਨੁਸਾਰ ਮੰਨੇ ਹੋਏ) ਧਾਰਮਿਕ ਕਰਮ ਕਰਦੇ ਹਨ ਤੇ ਹੋਰ ਅਨੇਕਾਂ ਧਾਰਮਿਕ ਰਸਮਾਂ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ, (ਇਹ ਕਰਮ ਕਾਂਡ ਉਹਨਾਂ ਦੇ ਅੰਦਰ) ਅਹੰਕਾਰ (ਪੈਦਾ ਕਰਦਾ ਹੈ ਤੇ ਉਹਨਾਂ ਦਾ ਜੀਵਨ) ਫਿਟਕਾਰ-ਜੋਗ ਹੀ (ਰਹਿੰਦਾ ਹੈ) ।੩।

ਹੇ ਦਾਸ ਨਾਨਕ ! (ਪਰਮਾਤਮਾ ਤੋਂ ਵਿੱਛੁੜਿਆ ਮਨੁੱਖ) ਮਾਇਆ ਦੀ ਫਾਹੀ ਵਿਚ ਮਾਇਆ ਦੇ ਬੰਧਨ ਵਿਚ ਹੀ ਬੱਝਾ ਰਹਿੰਦਾ ਹੈ (ਇਹ ਤਦੋਂ ਹੀ ਇਸ ਫਾਹੀ ਤੋਂ) ਆਜ਼ਾਦ ਹੁੰਦਾ ਹੈ ਜਦੋਂ ਗੁਰੂ (ਦੇ ਸ਼ਬਦ) ਦਾ ਚਾਨਣ (ਉਸ ਨੂੰ ਪ੍ਰਾਪਤ ਹੁੰਦਾ) ਹੈ ।੪।੧੪।੩੪।

ਨੋਟ : ਗਉੜੀ ਗੁਆਰੇਰੀ ਮ: ੩—੧੪

ਗਉੜੀ ਮ: ੧ —੨੦

ਜੋੜ ੩੪

ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾ ਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥ {ਪੰਨਾ ੧੬੨}

ਪਦ ਅਰਥ :—ਊਪਰਿ ਮੇਘੁਲਾ—ਉਤਲਾ ਬੱਦਲ । ਮਧੇ—ਵਿਚ । ਜੈਸੇ—ਜਿਵੇਂ । ਜੈਸੀ—ਜਿਹੋ ਜਿਹੀ । ਬਿਨੁ ਪਗਾ—ਪੈਰਾਂ ਤੋਂ ਬਿਨਾ, ਬੱਦਲ । ਫਿਰਾਹੀ—ਫਿਰਹਿ, ਫਿਰਦੇ ਹਨ ।੧।

ਬਾਬਾ—ਹੇ ਭਾਈ ! ਐਸੇ—ਇਸ ਤਰ੍ਹਾਂ, ਇਹ ਸਰਧਾ ਬਣਾ ਕੇ । ਚੁਕਾਹੀ—ਚੁਕਾਹਿ, ਦੂਰ ਕਰ । ਸੋਈ—ਉਹ ਹੀ, ਉਹੋ ਜਿਹਾ । ਤੈਸੇ—ਉਸੇ ਹੀ ਪਾਸੇ । ਜਾਇ—ਜਾ ਕੇ । ਸਮਾਹੀ—ਸਮਾਹਿ, ਰੁਝੇ ਰਹਿੰਦੇ ਹਨ ।੧।ਰਹਾਉ।

ਨਾਨਾ—ਅਨੇਕਾਂ ।੨।

ਭੂਲਿ ਪਰੇ ਸੇ—ਭੂਲੇ ਪਏ ਸਨ । ਜਾ—ਜਦੋਂ । ਤਾ—ਤਦੋਂ । ਜਾ ਕਾ—ਜਿਸ (ਪ੍ਰਭੂ) ਦਾ । ਕਾਰਜੁ—ਜਗਤ-ਰਚਨਾ । ਪਰੁ ਜਾਣੈ—ਚੰਗੀ ਤਰ੍ਹਾਂ ਜਾਣਦਾ ਹੈ । ਸਬਦਿ—ਸ਼ਬਦ ਵਿਚ ।੩।

ਸਬਦੁ—ਹੁਕਮ । ਕਹਾ ਹੀ—ਕਿੱਥੇ ? (ਭਾਵ, ਕਿਤੇ ਨਹੀਂ ਰਹਿ ਜਾਂਦਾ) । ਸਿਉ—ਨਾਲ । ਪੁਨਰਪਿ—ਮੁੜ ਮੁੜ ।
ਨ ਆਹੀ—ਨਹੀਂ ਆਉਂਦੇ ।੪।

ਅਰਥ :—ਹੇ ਭਾਈ ! (ਆਮ ਭੁਲੇਖਾ ਇਹ ਹੈ ਕਿ ਜੀਵ ਪ੍ਰਭੂ ਤੋਂ ਵੱਖਰੀ ਆਪਣੀ ਹਸਤੀ ਮੰਨ ਕੇ ਆਪਣੇ ਆਪ ਨੂੰ ਕਰਮਾਂ ਦੇ ਕਰਨ ਵਾਲੇ ਸਮਝਦੇ ਹਨ ਪਰ) ਤੂੰ ਆਪਣਾ (ਇਹ) ਭੁਲੇਖਾ ਇਹ ਸਰਧਾ ਬਣਾ ਕੇ ਦੂਰ ਕਰ ਕਿ ਪ੍ਰਭੂ ਜਿਹੋ ਜਿਹਾ ਕਿਸੇ ਜੀਵ ਨੂੰ ਬਣਾਂਦਾ ਹੈ ਤਿਹੋ ਜਿਹਾ ਉਹ ਜੀਵ ਬਣ ਜਾਂਦਾ ਹੈ, ਤੇ, ਉਸੇ ਹੀ ਪਾਸੇ ਜੀਵ ਰੁਝੇ ਰਹਿੰਦੇ ਹਨ ।੧। ਰਹਾਉ।

(ਧਰਤੀ ਤੇ ਬੱਦਲ ਦਾ ਦ੍ਰਿਸ਼ਟਾਂਤ ਲੈ ਕੇ ਵੇਖ) ਜਿਹੋ ਜਿਹੀ ਧਰਤੀ ਹੈ ਤਿਹੋ ਜਿਹਾ ਇਸ ਦੇ ਉਪਰਲਾ ਬੱਦਲ ਹੈ ਜੋ ਵਰਖਾ ਕਰਦਾ ਹੈ, ਧਰਤੀ ਵਿਚ ਭੀ (ਉਹੋ ਜਿਹਾ) ਪਾਣੀ ਹੈ (ਜਿਹੋ ਜਿਹਾ ਬੱਦਲ ਵਿਚ ਹੈ) । (ਖੂਹ ਪੁੱਟਿਆਂ) ਜਿਵੇਂ ਧਰਤੀ ਵਿਚੋਂ ਪਾਣੀ ਨਿਕਲ ਆਉਂਦਾ ਹੈ, ਜਿਵੇਂ ਬੱਦਲ ਭੀ (ਪਾਣੀ ਦੀ) ਵਰਖਾ ਕਰਦੇ ਫਿਰਦੇ ਹਨ । (ਜੀਵਾਤਮਾ ਤੇ ਪਰਮਾਤਮਾ ਦਾ ਫਰਕ ਇਉਂ ਹੀ ਸਮਝੋ ਜਿਵੇਂ ਧਰਤੀ ਦਾ ਪਾਣੀ ਤੇ ਬੱਦਲਾਂ ਦਾ ਪਾਣੀ ਹੈ । ਪਾਣੀ ਇਕੋ ਹੀ, ਪਾਣੀ ਉਹੀ ਹੈ । ਜੀਵ ਚਾਹੇ ਮਾਇਆ ਵਿਚ ਫਸਿਆ ਹੋਇਆ ਹੈ ਚਾਹੇ ਉੱਚੀਆਂ ਉਡਾਰੀਆਂ ਲਾ ਰਿਹਾ ਹੈ—ਹੈ ਇਕੋ ਹੀ ਪਰਮਾਤਮਾ ਦੀ ਅੰਸ) ।੧।

ਕੀਹ ਇਸਤ੍ਰੀ ਤੇ ਕੀਹ ਮਰਦ—ਤੈਥੋਂ ਆਕੀ ਹੋ ਕੇ ਕੋਈ ਕੁਝ ਨਹੀਂ ਕਰ ਸਕਦੇ । ਇਹ ਸਭ (ਇਸਤ੍ਰੀਆਂ ਤੇ ਮਰਦ) ਸਦਾ ਤੇਰੇ ਹੀ ਵਖ ਵਖ ਰੂਪ ਹਨ, ਤੇ ਆਖਰ ਤੇਰੇ ਵਿਚ ਹੀ ਸਮਾ ਜਾਂਦੇ ਹਨ ।੨।

(ਪਰਮਾਤਮਾ ਦੀ ਯਾਦ ਤੋਂ) ਭੁੱਲ ਕੇ ਜੀਵ ਅਨੇਕਾਂ ਜਨਮਾਂ ਵਿਚ ਪਏ ਰਹਿੰਦੇ ਹਨ, ਜਦੋਂ ਪਰਮਾਤਮਾ ਦਾ ਗਿਆਨ ਪ੍ਰਾਪਤ ਹੋ ਜਾਂਦਾ ਹੈ ਤਦੋਂ ਕੁਰਾਹੇ ਜਾਣੋਂ ਹਟ ਜਾਂਦੇ ਹਨ । ਜੇ ਜੀਵ ਗੁਰੂ ਦੇ ਸ਼ਬਦ ਵਿਚ ਟਿਕੇ ਰਹਿਣ, ਤਾਂ ਇਹ ਸਮਝ ਪੈਂਦੀ ਹੈ ਕਿ ਜਿਸ ਪਰਮਾਤਮਾ ਦਾ ਇਹ ਜਗਤ ਬਣਾਇਆ ਹੋਇਆ ਹੈ ਉਹੀ ਇਸ ਨੂੰ ਚੰਗੀ ਤਰ੍ਹਾਂ ਸਮਝਦਾ ਹੈ ।੩।

(ਹੇ ਪ੍ਰਭੂ ! ਸਭ ਥਾਂ) ਤੇਰਾ (ਹੀ) ਹੁਕਮ (ਵਰਤ ਰਿਹਾ) ਹੈ, (ਹਰ ਥਾਂ) ਤੂੰ ਆਪ ਹੀ (ਮੌਜੂਦ) ਹੈਂ—(ਜਿਸ ਮਨੁੱਖ ਦੇ ਅੰਦਰ ਇਹ ਨਿਸ਼ਚਾ ਬਣ ਜਾਏ ਉਸ ਨੂੰ) ਭੁਲੇਖਾ ਕਿੱਥੇ ਰਹਿ ਜਾਂਦਾ ਹੈ ? ਹੇ ਨਾਨਕ ! (ਜਿਨ੍ਹਾਂ ਮਨੁੱਖਾਂ ਦੇ ਅੰਦਰੋਂ ਅਨੇਕਤਾ ਦਾ ਭੁਲੇਖਾ ਦੂਰ ਹੋ ਜਾਂਦਾ ਹੈ ਉਹਨਾਂ ਦੀ ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ਜਿਵੇਂ ਹਵਾ ਪਾਣੀ ਆਦਿਕ ਹਰੇਕ) ਤੱਤ (ਆਪਣੇ) ਤੱਤ ਨਾਲ ਮਿਲ ਜਾਂਦਾ ਹੈ । ਅਜੇਹੇ ਮਨੁੱਖ ਮੁੜ ਮੁੜ ਜਨਮ ਵਿਚ ਨਹੀਂ ਆਉਂਦੇ ।੪।੧।੧੫।੩੫।

ਗਉੜੀ ਬੈਰਾਗਣਿ ਮਹਲਾ ੩ ॥ ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥ ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥ ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥ ਗੁਰਮੁਖਿ ਆਪੁ ਪਛਾਣਿਆ ਹਰਿਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿਨਾਮੇ ਸੁਖਿ ਸਮਾਇ ॥੩॥ ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿਨਾਮਾ ਭਗਤਿ ਭੰਡਾਰ ॥੪॥੨॥੧੬॥੩੬॥ {ਪੰਨਾ ੧੬੨}

ਪਦ ਅਰਥ :—ਕਾਲੈ ਵਸਿ—ਮੌਤ ਦੇ ਵੱਸ ਵਿਚ, ਆਤਮਕ ਮੌਤ ਦੇ ਵੱਸ ਵਿਚ । ਬਾਧਾ—ਬੱਝਾ ਹੋਇਆ । ਦੂਜੈ ਭਾਇ—ਮਾਇਆ ਦੇ ਮੋਹ ਵਿਚ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ।੧।

ਮਨ—ਹੇ ਮਨ ! ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਨਿਧਾਨੁ—ਖਜ਼ਾਨਾ ।੧। ਰਹਾਉ।

ਹਠਿ—ਹਠ ਨਾਲ । ਮਨ ਹਠਿ—ਮਨ ਦੇ ਹਠ ਦੇ ਕਾਰਨ । ਚੀਨਿਓ—ਪਛਾਣਿਆ ।੨।

ਆਪੁ—ਆਪਣੇ ਆਤਮਕ ਜੀਵਨ ਨੂੰ । ਪਛਾਣਿਆ—ਪਰਖਿਆ । ਮਨਿ—ਮਨ ਵਿਚ । ਅਨਦਿਨੁ—ਹਰ ਰੋਜ਼ । ਸੁਖਿ—ਆਤਮਕ ਆਨੰਦ ਵਿਚ ।੩।

ਸਬਦਿ—ਸ਼ਬਦ ਦੀ ਰਾਹੀਂ । ਮਰੈ—ਹਉਮੈ ਵਲੋਂ ਮਰਦਾ ਹੈ, ਹਉਮੈ ਦੂਰ ਕਰਦਾ ਹੈ । ਪਰਤੀਤਿ—ਸਰਧਾ । ਕਰਮੀ—(ਪਰਮਾਤਮਾ ਦੀ) ਮਿਹਰ ਨਾਲ ਹੀ {ਕਰਮੁ—ਬਖਸ਼ਿਸ਼} । ਪਾਈਅਨਿ—ਪਾਏ ਜਾਂਦੇ ਹਨ, ਮਿਲਦੇ ਹਨ । ਭੰਡਾਰ—ਖਜ਼ਾਨੇ ।੪।

ਅਰਥ :—ਹੇ ਮੇਰੇ ਮਨ ! ਗੁਰੂ ਦੇ ਚਰਨਾਂ ਵਿਚ ਸੁਰਤਿ ਜੋੜ । ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਖਜ਼ਾਨਾ ਇਕੱਠਾ ਕਰ ਲੈ, (ਇਹ ਤੈਨੂੰ) ਪਰਮਾਤਮਾ ਦੀ ਹਜ਼ੂਰੀ ਵਿਚ (ਤੇਰੇ ਕੀਤੇ ਕਰਮਾਂ ਦਾ ਲੇਖਾ ਕਰਨ ਵੇਲੇ) ਸੁਰਖਰੂ ਕਰੇਗਾ ।੧।ਰਹਾਉ।

(ਜਦ ਤਕ) ਇਹ ਜਗਤ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ (ਤਦ ਤਕ ਇਹ) ਸਾਰਾ ਜਗਤ ਆਤਮਕ ਮੌਤ ਦੇ ਕਾਬੂ ਵਿਚ ਆਇਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਸਾਰੇ) ਕੰਮ ਹਉਮੈ ਦੇ ਆਸਰੇ ਕਰਦੇ ਹਨ ਤੇ ਉਹਨਾਂ ਨੂੰ (ਆਤਮਕ ਮੌਤ ਦੀ ਹੀ) ਸਜ਼ਾ ਮਿਲਦੀ ਹੈ ।੧।

(ਮਾਇਆ ਦੇ ਮੋਹ ਵਿਚ ਬੱਝੇ ਹੋਏ ਜੀਵ) ਚੌਰਾਸੀ ਲੱਖ ਜੂਨਾਂ ਵਿਚ ਫਿਰਦੇ ਰਹਿੰਦੇ ਹਨ । ਆਪਣੇ ਮਨ ਦੇ ਹਠ ਦੇ ਕਾਰਨ (ਮਾਇਆ ਦੇ ਮੋਹ ਵਿਚ ਫਸਿਆ ਜੀਵ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ ਉਹ ਮੁੜ ਮੁੜ ਜੂਨਾਂ ਵਿਚ ਪੈਂਦਾ ਹੈ ।੨।

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਪੜਤਾਲਦਾ ਰਹਿੰਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਹਰ ਰੋਜ਼ ਪਰਮਾਤਮਾ ਦੀ ਭਗਤੀ (ਦੇ ਰੰਗ ਵਿਚ) ਰੰਗਿਆ ਰਹਿਣ ਕਰਕੇ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ ।੩।

ਜਿਸ ਮਨੁੱਖ ਦਾ ਮਨ ਗੁਰੂ ਦੇ ਸ਼ਬਦ ਵਿਚ ਜੁੜਨ ਕਰਕੇ ਆਪਾ-ਭਾਵ ਵਲੋਂ ਮਰਦਾ ਹੈ, ਉਸ ਦੀ (ਗੁਰੂ ਦੇ ਸ਼ਬਦ ਵਿਚ) ਸਰਧਾ ਬਣ ਜਾਂਦੀ ਹੈ ਤੇ ਉਹ ਆਪਣੇ ਅੰਦਰੋਂ ਹਉਮੈ (ਆਦਿਕ) ਵਿਕਾਰ ਤਿਆਗਦਾ ਹੈ । ਹੇ ਦਾਸ ਨਾਨਕ ! ਪਰਮਾਤਮਾ ਦੇ ਨਾਮ ਦੇ ਖਜ਼ਾਨੇ ਪਰਮਾਤਮਾ ਦੀ ਭਗਤੀ ਦੇ ਖਜ਼ਾਨੇ ਪਰਮਾਤਮਾ ਦੀ ਮਿਹਰ ਨਾਲ ਹੀ ਮਿਲਦੇ ਹਨ ।੪।੨।੧੬।੩੬।

ਗਉੜੀ ਬੈਰਾਗਣਿ ਮਹਲਾ ੩ ॥ ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥ ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥ ਆਪੇ ਹੀ ਪ੍ਰਭੁ ਦੇਹਿ ਮਤਿ ਹਰਿਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥ ਮਨਮੁਖਿ ਗਰਬਿ ਨ ਪਾਇਓ ਅਗਿਆਨੁ ਇਆਣੇ ॥ ਸਤਿਗੁਰੁ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭੁ ਜੋਨੀ ਵਾਸੁ ਪਾਇਏ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖੁ ਭਰਮਾਣੇ ॥੩॥ ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੋਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭੁ ਜਨੁ ਨਾਨਕੁ ਕੀਰਾ ॥੪॥੩॥੧੭॥੩੭॥ {ਪੰਨਾ ੧੬੩}

ਪਦ ਅਰਥ :—ਪੇਈਅੜੈ—ਪੇਕੇ ਘਰ ਵਿਚ, ਇਸ ਲੋਕ ਵਿਚ । ਦਿਨ ਚਾਰਿ ਹੈ—ਚਾਰ ਦਿਨ (ਰਹਿਣ ਵਾਸਤੇ ਮਿਲੇ) ਹਨ । ਲਿਖਿ—ਲਿਖ ਕੇ । ਪਾਇਆ—(ਹਰੇਕ ਜੀਵ ਦੇ ਮੱਥੇ ਉਤੇ) ਰੱਖ ਦਿੱਤਾ ਹੈ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਪੇਵਕੜੈ—ਪੇਕੇ ਘਰ ਵਿਚ, ਇਸ ਲੋਕ ਵਿਚ । ਸੰਮਲੈ—ਸੰਭਾਲਦੀ ਹੈ । ਵਾਸੁ—ਥਾਂ । ਸਹਜਿ—ਆਤਮਕ ਅਡੋਲਤਾ ਵਿਚ । ਮਨਿ—ਮਨ ਵਿਚ ।੧।

ਸਸੁਰੈ—ਸਹੁਰੇ ਘਰ ਵਿਚ, ਪਰਲੋਕ ਵਿਚ । ਪੇਈਐ—ਇਸ ਲੋਕ ਵਿਚ । ਕਹੁ—ਦੱਸੋ । ਕਿਤੁ ਬਿਧਿ—ਕਿਸ ਤਰੀਕੇ ਨਾਲ ? ਨਿਰੰਜਨੁ—ਮਾਇਆ ਦੇ ਪ੍ਰਭਾਵ ਤੋਂ ਰਹਿਤ । ਅਲਖੁ—ਅਦ੍ਰਿਸ਼ਟ । ਆਪੇ—ਆਪ ਹੀ । ੧। ਰਹਾਉ ।

ਦੇਹਿ—ਤੂੰ ਦੇਂਦਾ ਹੈਂ {ਦੇਇ—ਦੇਂਦਾ ਹੈ} । ਮੁਖਿ—ਮੂੰਹ ਵਿਚ । ਦੁਬਿਧਾ—ਦੁਚਿੱਤਾ-ਪਨ, ਡਾਵਾਂ-ਡੋਲ ਮਾਨਸਕ ਦਸ਼ਾ । ਸਹਜੇ—ਸਹਜਿ, ਆਤਮਕ ਅਡੋਲਤਾ ਵਿਚ । ਸੁਖਿ—ਆਤਮਕ ਆਨੰਦ ਵਿਚ । ਨਾਇ—ਨਾਮ ਵਿਚ । ੨।

ਗਰਬਿ—ਅਹੰਕਾਰ ਦੇ ਕਾਰਨ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਗਰਭੇ—ਗਰਭ ਵਿਚ ਹੀ । ਏਵੈ—ਇਸੇ ਤਰ੍ਹਾਂ । ੩।

ਪ੍ਰਭਿ—ਪ੍ਰਭੂ ਨੇ । ਧੁਰਿ—ਧੁਰ ਤੋਂ, ਆਪਣੀ ਹਜ਼ੂਰੀ ਤੋਂ । ਮਸਤਕਿ—ਮੱਥੇ ਉੱਤੇ । ਸੂਰਾ—ਸੂਰਮਾ । ਬੰਧਪੁ—ਰਿਸ਼ਤੇਦਾਰ । ਬੀਰਾ—ਵੀਰ, ਭਰਾ । ਪ੍ਰਭ—ਹੇ ਪ੍ਰਭੂ ! ਕੀਰਾ—ਕੀੜਾ, ਨਾ-ਚੀਜ਼, ਨਿਮਾਣਾ । ੪।

ਅਰਥ :-(ਹੇ ਸਤਸੰਗੀ ! ਹੇ ਭੈਣ !) ਦੱਸ, ਉਹ ਪਤੀ-ਪ੍ਰਭੂ ਕਿਸ ਤਰੀਕੇ ਨਾਲ ਮਿਲ ਸਕਦਾ ਹੈ ਜੇਹੜਾ ਇਸ ਲੋਕ ਵਿਚ ਪਰਲੋਕ ਵਿਚ (ਸਭ ਥਾਂ) ਵੱਸਦਾ ਹੈ ? (ਹੇ ਜਿਗਿਆਸੂ ਜੀਵ-ਇਸੜੀ !) ਉਹ ਪ੍ਰਭੂ-ਪਤੀ (ਹਰ ਥਾਂ ਮੌਜੂਦ ਹੁੰਦਿਆਂ ਭੀ) ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਅਦ੍ਰਿਸ਼ਟ ਭੀ ਹੈ । ਉਹ ਆਪ ਹੀ ਆਪਣਾ ਮੇਲ ਕਰਾਂਦਾ ਹੈ । ੧। ਰਹਾਉ ।

ਪਰਮਾਤਮਾ ਨੇ (ਹਰੇਕ ਜੀਵ ਦੇ ਮੱਥੇ ਉੱਤੇ ਇਹੀ ਲੇਖ) ਲਿਖ ਕੇ ਰੱਖ ਦਿੱਤਾ ਹੈ ਕਿ ਹਰੇਕ ਨੂੰ ਇਸ ਲੋਕ ਵਿੱਚ ਰਹਿਣ ਵਾਸਤੇ ਥੋੜੇ ਹੀ ਦਿਨ ਮਿਲੇ ਹੋਏ ਹਨ (ਫਿਰ ਭੀ ਸਭ ਜੀਵ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ) । ਉਹ ਜੀਵ-ਇਸੜੀ (ਲੋਕ ਪਰਲੋਕ ਵਿਚ) ਸੋਭਾ ਖੱਟਦੀ ਹੈ, ਜੇਹੜੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਗੁਣ ਗਾਂਦੀ ਹੈ । ਜੇਹੜੀ ਜੀਵ-ਇਸੜੀ ਇਸ ਪੇਕੇ ਘਰ ਵਿਚ ਰਹਿਣ ਸਮੇਂ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਸੰਭਾਲਦੀ ਹੈ ਉਸ ਨੂੰ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਵਾਲਾ ਥਾਂ ਮਿਲ ਜਾਂਦਾ ਹੈ । ਗੁਰੂ ਦੇ ਸਨਮੁਖ ਰਹਿ ਕੇ ਉਹ ਜੀਵ-ਇਸੜੀ (ਸਦਾ) ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਪਰਮਾਤਮਾ (ਦਾ ਨਾਮ) ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ । ੧।

(ਹੇ ਪਰਮਾਤਮਾ !) ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਜਿਸ ਜੀਵ ਨੂੰ ਤੂੰ ਆਪ ਹੀ ਮਤਿ ਦੇਂਦਾ ਹੈਂ, ਉਸੇ ਪਾਸੋਂ ਹਰਿ-ਨਾਮ ਸਿਮਰਿਆ ਜਾ ਸਕਦਾ ਹੈ । ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੈਂਦਾ ਹੈ । ਉਸ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ, ਉਸ ਦੀ ਮਾਨਸਕ ਡਾਵਾਂਡੋਲ ਦਸ਼ਾ ਮੁੱਕ ਜਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ । (ਹੇ ਭਾਈ !) ਹਰ ਥਾਂ ਪ੍ਰਭੂ ਆਪ ਹੀ ਆਪ ਮੌਜੂਦ ਹੈ, ਉਹ ਆਪ ਹੀ (ਜੀਵਾਂ ਨੂੰ) ਆਪਣੇ ਨਾਮ ਵਿਚ ਜੋੜਦਾ ਹੈ । ੨।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗਿਆਨ ਤੋਂ ਸੱਖਣੇ ਹੁੰਦੇ ਹਨ (ਜੀਵਨ-ਜੁਗਤਿ ਤੋਂ) ਅੰਞਾਣ ਹੁੰਦੇ ਹਨ ਉਹ ਅਹੰਕਾਰ ਵਿਚ ਰਹਿੰਦੇ ਹਨ ਉਹਨਾਂ ਨੂੰ ਪਰਮਾਤਮਾ ਦਾ ਮੇਲ ਨਹੀਂ ਹੁੰਦਾ । ਉਹ (ਆਪਣੇ ਮਾਣ ਵਿਚ ਰਹਿ ਕੇ) ਸਤਿਗੁਰੂ ਦੀ ਸਰਨ ਨਹੀਂ ਪੈਂਦੇ (ਕੁਰਾਹੇ ਪੈ ਕੇ) ਮੁੜ ਮੁੜ ਪਛੁਤਾਂਦੇ ਭੀ ਰਹਿੰਦੇ ਹਨ । ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਵਿਚ ਉਹਨਾਂ ਦਾ ਆਤਮਕ ਜੀਵਨ ਗਲ ਜਾਂਦਾ ਹੈ । ਮੇਰੇ ਕਰਤਾਰ ਨੂੰ ਇਹੀ ਚੰਗਾ ਲੱਗਦਾ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਜਨਮ ਮਰਨ ਵਿਚ ਹੀ ਭਟਕਦੇ ਰਹਿਣ । ੩।

(ਜਿਸ ਵਡਭਾਗੀ ਮਨੁੱਖ ਦੇ) ਮੱਥੇ ਉੱਤੇ ਮੇਰੇ ਹਰਿ-ਪ੍ਰਭੂ ਨੇ ਆਪਣੀ ਧੁਰ ਦਰਗਾਹ ਤੋਂ (ਬਖਸ਼ਿਸ਼ ਦਾ) ਅਟੱਲ ਲੇਖ ਲਿਖ ਦਿੱਤਾ, ਉਸ ਨੂੰ (ਸਭ ਵਿਕਾਰਾਂ ਤੋਂ ਹੱਥ ਦੇ ਕੇ ਬਚਾਣ ਵਾਲਾ) ਸੂਰਮਾ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਕਿਰਪਾ ਨਾਲ) ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।

(ਹੇ ਭਾਈ !) ਪਰਮਾਤਮਾ ਦਾ ਨਾਮ ਹੀ ਮੇਰਾ ਪਿਉ ਹੈ ਨਾਮ ਹੀ ਮੇਰੀ ਮਾਂ ਹੈ, ਪਰਮਾਤਮਾ (ਦਾ ਨਾਮ) ਹੀ ਮੇਰਾ ਸਨਬੰਧੀ ਹੈ ਮੇਰਾ ਵੀਰ ਹੈ (ਮੈਂ ਸਦਾ ਪਰਮਾਤਮਾ ਦੇ ਦਰ ਤੇ ਹੀ ਅਰਜ਼ੋਈ ਕਰਦਾ ਹਾਂ ਕਿ) ਹੇ ਪ੍ਰਭੂ ! ਹੇ ਹਰੀ ! ਇਹ ਨਾਨਕ ਤੇਰਾ ਨਿਮਾਣਾ ਦਾਸ ਹੈ, ਇਸ ਉਤੇ ਬਖਸ਼ਿਸ਼ ਕਰ ਤੇ ਇਸ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ ।੪।।੩।੧੭।੩੭।

ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿਨਾਮੁ ਪਿਆਰਾ ॥੧॥ ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿਰਸੁ ਪੀਵਾ ॥੧॥ ਰਹਾਉ ॥ ਹਉ ਹਰਿਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ ਹਰਿਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ ਜਿਸੁ ਗੁਰੁ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥ ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥ ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥ ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭੁ ਬੇਨਤੀ ਹਰਿ ਹਰਿ ਚੇਤਾਇਆ ॥ ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥

ਪਦ ਅਰਥ :-ਤੇ—ਤੋਂ, ਪਾਸੋਂ । ਗਿਆਨੁ—ਪਰਮਾਤਮਾ ਦੀ ਜਾਣ-ਪਛਾਣ, ਡੂੰਘੀ ਸਾਂਝ । ਤਤੁ—ਅਸਲੀਅਤ । ਬੀਚਾਰਾ—ਵਿਚਾਰ । ਪਰਗਟੁ ਭਈ—ਉੱਘੜ ਪਈ, ਨਿਖਰ ਪਈ । ਮੁਰਾਰਾ—ਮੁਰਾਰਿ, {ਮੁਰ ਦੈਂਤ ਦਾ ਵੈਰੀ । ਮੁਰ-ਅਰਿ} ਪਰਮਾਤਮਾ । ਸਿਵਿ—ਸ਼ਿਵ ਨੇ, ਕਲਿਆਣ-ਸਰੂਪ ਪ੍ਰਭੂ ਨੇ । ਸਕਤਿ—ਸ਼ਕਤਿ, ਮਾਇਆ । ਧੁਰਿ—ਧੁਰੋਂ ।੧।

ਕਿਤੁ—ਕਿਸ ਦੀ ਰਾਹੀਂ ? ਕਿਤੁ ਬਿਧਿ—ਕਿਸ ਤਰੀਕੇ ਨਾਲ ? ਦੇਖਿ—ਵੇਖ ਕੇ । ਹਉ—ਮੈਂ । ਜੀਵਾ—ਜੀਵਾਂ, ਜੀਉ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਚਸਾ—ਪਲ ਦਾ ਤੀਹਵਾਂ ਹਿੱਸਾ, ਸਮਾ, ਰਤਾ ਭਰ ਭੀ । ਗੁਰ ਮੇਲਿਹੁ—ਗੁਰੂ (ਨਾਲ) ਮਿਲਾ ਦਿਹੋ ।੧।ਰਹਾਉ।

ਗਾਵਾ—ਗਾਵਾਂ, ਮੈਂ ਗਾਵਾਂ । ਸੁਣੀ—ਸੁਣੀਂ, ਮੈਂ ਸੁਣਾਂ । ਗਤਿ—ਉੱਚੀ ਆਤਮਕ ਅਵਸਥਾ । ਤੇ—ਪਾਸੋਂ । ਲੀਨੀ—ਲੀਨ ਹੋ ਗਿਆ ਹੈ । ਧਨੁ ਧਨੁ—ਸਲਾਹੁਣ-ਜੋਗ {ਘਨ੍ਯ} । ਜਿਨਿ—ਜਿਸ ਨੇ ।੨।

ਮੂੜ ਮੁਗਧ—ਮੂਰਖ, ਮਹਾ ਮੂਰਖ । ਨਿਸਤਾਰੇ—ਨਿਸਤਾਰਿ, ਪਾਰ ਲੰਘਾ ।੩।

ਸਹਜੁ—ਆਤਮਕ ਅਡੋਲਤਾ । ਮਨਿ—ਮਨ ਵਿਚ । ਘਰਿ—ਹਿਰਦੇ-ਘਰ ਵਿਚ । ਸੋਹਿਲਾ—ਸਿਫਤਿ-ਸਾਲਾਹ ਦਾ ਗੀਤ, ਖੁਸ਼ੀ ਦਾ ਗੀਤ । ਪ੍ਰਭੁ—ਹੇ ਪ੍ਰਭੂ ! ਨਾਨਕੁ ਮੰਗੈ—ਨਾਨਕ ਮੰਗਦਾ ਹੈ {ਨਾਨਕ—ਹੇ ਨਾਨਕ} । ਜਿਨ—ਜਿਨ੍ਹਾਂ ਨੇ {ਲਫਜ਼ 'ਜਿਨ' ਬਹੁ-ਵਚਨ ਹੈ, ਲਫਜ਼ 'ਜਿਨਿ' ਇਕ-ਵਚਨ ਹੈ} ।੪।

ਅਰਥ :-ਹੇ ਸੰਤ ਜਨੋ ! ਜਿਸ ਪਰਮਾਤਮਾ ਦਾ ਦਰਸਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਦੱਸੋ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ । ਉਸ ਪ੍ਰਭੂ ਤੋਂ ਵਿੱਛੁੜ ਕੇ ਮੈਂ ਰਤਾ ਭਰ ਸਮੇ ਲਈ ਭੀ (ਆਤਮਕ ਜੀਵਨ) ਜੀਉਂ ਨਹੀਂ ਸਕਦੀ । (ਹੇ ਸੰਤ ਜਨੋ !) ਮੈਨੂੰ ਗੁਰੂ (ਨਾਲ) ਮਿਲਾਵੋ (ਤਾਂ ਜੁ ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਨਾਮ ਦਾ ਰਸ ਪੀ ਸਕਾਂ ।੧।ਰਹਾਉ।

ਜਿਨ੍ਹਾਂ ਮਨੁੱਖਾਂ ਨੇ ਗੁਰੂ ਪਾਸੋਂ (ਪਰਮਾਤਮਾ ਨਾਲ) ਡੂੰਘੀ ਸਾਂਝ (ਪਾਣੀ) ਸਿੱਖ ਲਈ, (ਜਗਤ ਦੇ) ਮੂਲ ਪਰਮਾਤਮਾ (ਦੇ ਗੁਣਾਂ) ਨੂੰ ਵਿਚਾਰਨਾ (ਸਿੱਖ ਲਿਆ), ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹਨਾਂ ਦੀ ਮਤਿ (ਜੋ ਪਹਿਲਾਂ ਵਿਕਾਰਾਂ ਦੇ ਕਾਰਨ) ਮੈਲੀ (ਹੋਈ ਪਈ ਸੀ) ਨਿਖਰ ਪਈ । ਕਲਿਆਣ-ਸਰੂਪ ਪਰਮਾਤਮਾ ਨੇ (ਉਹਨਾਂ ਦੇ ਅੰਦਰੋਂ) ਮਾਇਆ

(ਦਾ ਪ੍ਰਭਾਵ) ਮਿਟਾ ਦਿੱਤਾ, (ਉਹਨਾਂ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਗਿਆ । (ਪਰ) ਪਰਮਾਤਮਾ ਦਾ ਨਾਮ ਉਹਨਾਂ ਨੂੰ ਹੀ ਪਿਆਰਾ ਲੱਗਦਾ ਹੈ, ਜਿਨ੍ਹਾਂ ਦੇ ਮੱਥੇ ਉਤੇ ਧੁਰੋਂ (ਆਪ ਪਰਮਾਤਮਾ ਨੇ ਆਪਣੇ ਨਾਮ ਦੀ ਦਾਤਿ ਦਾ ਲੇਖ) ਲਿਖ ਦਿੱਤਾ ।੧।

(ਹੇ ਸੰਤ ਜਨੋ ! ਪਿਆਰੇ ਗੁਰੂ ਦੀ ਮਿਹਰ ਨਾਲ) ਮੈਂ ਨਿੱਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ ਮੈਂ ਨਿੱਤ ਪਰਮਾਤਮਾ ਦਾ ਨਾਮ ਸੁਣਦਾ ਰਹਿੰਦਾ ਹਾਂ, ਉਸ ਪਰਮਾਤਮਾ ਨੇ ਮੈਨੂੰ ਉੱਚੀ ਆਤਮਕ ਅਵਸਥਾ ਬਖਸ਼ ਦਿੱਤੀ ਹੈ । ਗੁਰੂ ਪਾਸੋਂ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਹਾਸਲ ਕੀਤਾ ਹੈ, (ਹੁਣ) ਮੇਰਾ ਮਨ ਮੇਰਾ ਤਨ (ਉਸ ਸੁਆਦ ਵਿਚ) ਮਗਨ ਰਹਿੰਦਾ ਹੈ । (ਹੇ ਸੰਤ ਜਨੋ !) ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਭਗਤੀ (ਦੀ ਦਾਤਿ) ਦਿੱਤੀ ਹੈ (ਮੇਰੇ ਵਾਸਤੇ ਤਾਂ ਉਹ) ਸਤਪੁਰਖ ਗੁਰੂ (ਸਦਾ ਹੀ) ਸਲਾਹੁਣ-ਯੋਗ ਹੈ । ਜਿਸ ਗੁਰੂ ਪਾਸੋਂ ਮੈਂ ਪਰਮਾਤਮਾ (ਦਾ ਨਾਮ) ਪ੍ਰਾਪਤ ਕੀਤਾ ਹੈ ਉਸ ਗੁਰੂ ਨੂੰ ਮੈਂ ਆਪਣਾ ਬਣਾ ਲਿਆ ਹੈ ।੨।

(ਹੇ ਭਾਈ ! ਸਾਰੇ ਜਗਤ ਦਾ) ਸ਼ਹਿਨਸ਼ਾਹ ਪਰਮਾਤਮਾ (ਸਭ ਜੀਵਾਂ ਨੂੰ ਸਭ) ਗੁਣਾਂ ਦੀ ਦਾਤਿ ਦੇਣ ਵਾਲਾ ਹੈ, ਅਸੀਂ (ਜੀਵ) ਅਉਗਣਾਂ ਨਾਲ ਭਰੇ ਰਹਿੰਦੇ ਹਾਂ । (ਜਿਵੇਂ) ਪੱਥਰ (ਪਾਣੀ ਵਿਚ ਡੁੱਬ ਜਾਂਦੇ ਹਨ, ਤਿਵੇਂ ਅਸੀਂ) ਪਾਪੀ (ਜੀਵ ਵਿਕਾਰਾਂ ਦੇ ਸਮੁੰਦਰ ਵਿਚ) ਡੁੱਬੇ ਰਹਿੰਦੇ ਹਾਂ, ਪਰਮਾਤਮਾ (ਸਾਨੂੰ) ਗੁਰੂ ਦੀ ਮਤਿ ਦੇ ਕੇ (ਉਸ ਸਮੁੰਦਰ ਵਿਚੋਂ) ਪਾਰ ਲੰਘਾਂਦਾ ਹੈ ।

ਹੇ ਪ੍ਰਭੂ ! ਤੂੰ ਪਵਿੱਤ੍ਰ-ਸਰੂਪ ਹੈਂ ਤੂੰ ਗੁਣ ਬਖਸ਼ਣ ਵਾਲਾ ਹੈਂ, ਅਸੀਂ ਜੀਵ ਅਉਗਣਾਂ ਨਾਲ ਭਰੇ ਪਏ ਹਾਂ । ਹੇ ਹਰੀ ! ਅਸੀਂ ਤੇਰੀ ਸਰਨ ਆਏ ਹਾਂ, (ਸਾਨੂੰ ਅਉਗਣਾਂ ਤੋਂ) ਬਚਾ ਲੈ, (ਸਾਨੂੰ) ਮੂਰਖਾਂ ਨੂੰ ਮਹਾ ਮੂਰਖਾਂ ਨੂੰ (ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘਾ ਲੈ ।੩।

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨੂੰ (ਆਪਣੇ) ਮਨ ਵਿਚ (ਸਦਾ) ਸਿਮਰਿਆ ਹੈ, ਉਹ ਗੁਰੂ ਦੀ ਮਤਿ ਤੇ ਤੁਰ ਕੇ ਸਦਾ ਆਤਮਕ ਅਡੋਲਤਾ ਮਾਣਦੇ ਹਨ (ਆਤਮਕ) ਆਨੰਦ ਮਾਣਦੇ ਹਨ । ਜਿਨ੍ਹਾਂ ਨੂੰ ਹਰਿ-ਪ੍ਰਭੂ ਸੱਜਣ ਮਿਲ ਪੈਂਦਾ ਹੈ, ਉਹ ਆਪਣੇ ਹਿਰਦੇ-ਘਰ ਵਿਚ ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ ।

ਹੇ ਹਰੀ ! ਹੇ ਪ੍ਰਭੂ ! ਮਿਹਰ ਕਰ, (ਮੇਰੀ) ਬੇਨਤੀ (ਸੁਣ), (ਮੈਨੂੰ) ਆਪਣੇ ਨਾਮ ਦਾ ਸਿਮਰਨ ਦੇਹ । (ਹੇ ਪ੍ਰਭੂ ! ਤੇਰਾ) ਦਾਸ ਨਾਨਕ (ਤੇਰੇ ਦਰ ਤੋਂ) ਉਹਨਾਂ ਮਨੁੱਖਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜਿਨ੍ਹਾਂ ਨੂੰ (ਤੇਰੀ ਮਿਹਰ ਨਾਲ) ਗੁਰੂ ਮਿਲ ਪਿਆ ਹੈ ।੪।੪।੧੮।੩੮।

ਨੋਟ :—ਗਉੜੀ ਬੈਰਾਗਣਿ ਮ: ੩ — ੪

ਗਉੜੀ ਗੁਆਰੇਰੀ ਮ: ੩ — ੧੪

—

੧੮

ਗਉੜੀ ਮ: ੧ — ੨੦

—

ਜੋੜ ੩੮

ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ

੧੯ ਸਤਿਗੁਰ ਪ੍ਰਸਾਦਿ ॥ ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥ ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ ਮੂਰਖ ਹਰਿ ਆਸ ਤੁਮਾਰੀ ॥੨॥ ਖੜੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿਨਾਮੁ ਛਡਾਵੈ ॥੩॥ ਸਭ

ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ
॥੪॥੧॥੩੯॥ {ਪੰਨਾ ੧੬੩-੧੬੪}

ਪਦ ਅਰਥ :—ਮਹਲਾ ੪ ਚਉਥਾ—ਨੋਟ :—ਅੰਕ ੪ ਨੂੰ ਚਉਥਾ ਪੜ੍ਹਨਾ ਹੈ । ਇਸੇ ਤਰ੍ਹਾਂ ‘ਮਹਲਾ ੧’ ਨੂੰ ‘ਮਹਲਾ ਪਹਿਲਾ’, ੨ ਨੂੰ ਦੂਜਾ, ੩ ਨੂੰ ਤੀਜਾ, ੪ ਨੂੰ ਪੰਜਵਾਂ ।

ਗੋਰਖੁ—ਜੋਗੀ ਮਤ ਦਾ ਗੁਰੂ । ਜਪੁ ਪੜਿਆ—ਜਪ ਕਰਨਾ ਹੀ ਸਿੱਖਿਆ ਹੈ ।੧।

ਨਾ ਜਾਨਾ—ਮੈਂ ਨਹੀਂ ਜਾਣਦਾ । ਗਤਿ—ਹਾਲਤ । ਰਾਮ—ਹੇ ਰਾਮ ! ਹਮਾਰੀ—ਮੇਰੀ । ਮਨ—ਹੇ ਮਨ ! ਤਰੁ—
ਪਾਰ ਲੰਘ । ਭਉਜਲੁ—ਸੰਸਾਰ-ਸਮੁੰਦਰ । ਤਾਰੀ—ਬੋਝੀ, ਜਹਾਜ਼ (ਫਰਿ) ।੧।ਰਹਾਉ।

ਬਿਭੂਤ—ਸੁਆਹ । ਦੇਹ—ਸਰੀਰ । ਪਰ ਤ੍ਰਿਅ ਤਿਆਗੁ—ਪਰਾਈ ਇਸਤ੍ਰੀ ਦਾ ਤਿਆਗ । ਹਰਿ—ਹੇ ਹਰੀ ! ।੨।

ਕਰਮ—(ਸੂਰਮਤਾ ਦੇ) ਕੰਮ । ਸੂਰਤਣੁ—ਸੂਰਮਤਾ (ਦਾ ਨਾਮਣਾ) । ਪਰ ਕਿਰਤਿ—ਦੂਜਿਆਂ ਦੀ ਸੇਵਾ ।੩।

ਸਭ—ਸਾਰੀ । ਦੇ—ਦੇਂਦਾ ਹੈ । ਟੇਕ—ਆਸਰਾ ।੪।

ਅਰਥ :—ਪੰਡਿਤ ਸ਼ਾਸਤਰ ਸਿਮ੍ਰਿਤੀਆਂ (ਆਦਿਕ ਧਰਮ ਪੁਸਤਕ) ਪੜ੍ਹਦਾ ਹੈ (ਤੇ ਇਸ ਵਿਦਵਤਾ ਦਾ ਫ਼ਖਰ ਕਰਦਾ ਹੈ), ਜੋਗੀ (ਆਪਣੇ ਗੁਰੂ) ਗੋਰਖ (ਦੇ ਨਾਮ ਦਾ ਜਾਪ) ਕਰਦਾ ਹੈ (ਤੇ ਉਸ ਦੀਆਂ ਦੱਸੀਆਂ ਸਮਾਧੀਆਂ ਆਦਿਕ ਨੂੰ ਆਤਮਕ ਜੀਵਨ ਦੀ ਟੇਕ ਬਣਾਈ ਬੈਠਾ ਹੈ), ਪਰ ਮੈਂ ਮੂਰਖ ਨੇ (ਪੰਡਿਤਾਂ ਤੇ ਜੋਗੀਆਂ ਦੇ ਭਾਣੇ ਮੂਰਖ ਨੇ) ਪਰਮਾਤਮਾ ਦੇ ਨਾਮ ਦਾ ਜਪ ਕਰਨਾ ਹੀ (ਆਪਣੇ ਗੁਰੂ ਪਾਸੋਂ) ਸਿੱਖਿਆ ਹੈ ।੧।

ਹੇ ਮੇਰੇ ਰਾਮ ! (ਕਿਸੇ ਨੂੰ ਧਰਮ-ਪੁਸਤਕਾਂ ਦੀ ਵਿੱਦਿਆ ਦਾ ਫ਼ਖਰ, ਕਿਸੇ ਨੂੰ ਸਮਾਧੀਆਂ ਦਾ ਸਹਾਰਾ, ਪਰ) ਮੈਨੂੰ ਸਮਝ ਨਹੀਂ ਆਉਂਦੀ (ਕਿ ਜੇ ਮੈਂ ਤੇਰਾ ਨਾਮ ਭੁਲਾ ਦਿਆਂ ਤਾਂ) ਮੇਰੀ ਕਿਹੋ ਜਿਹੀ ਆਤਮਕ ਦਸ਼ਾ ਹੋ ਜਾਇਗੀ । (ਹੇ ਰਾਮ ! ਮੈਂ ਤਾਂ ਆਪਣੇ ਮਨ ਨੂੰ ਇਹੀ ਸਮਝਾਂਦਾ ਹਾਂ—) ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਸਿਮਰ (ਤੇ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾ, (ਪਰਮਾਤਮਾ ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੋਝੀ ਹੈ ।੧।ਰਹਾਉ।

ਸੰਨਿਆਸੀ ਨੇ ਸੁਆਹ ਮਲ ਕੇ ਆਪਣੇ ਸਰੀਰ ਨੂੰ ਸਵਾਰਿਆ ਹੋਇਆ ਹੈ, ਉਸ ਨੇ ਪਰਾਈ ਇਸਤ੍ਰੀ ਦਾ ਤਿਆਗ ਕਰ ਕੇ ਬ੍ਰਹਮ ਚਰਜ ਧਾਰਨ ਕੀਤਾ ਹੋਇਆ ਹੈ (ਉਸ ਨੇ ਨਿਰੇ ਬ੍ਰਹਮ ਚਰਜ ਨੂੰ ਆਪਣੇ ਆਤਮਕ ਜੀਵਨ ਦਾ ਸਹਾਰਾ ਬਣਾਇਆ ਹੋਇਆ ਹੈ, ਉਸ ਦੀਆਂ ਨਿਗਾਹਾਂ ਵਿਚ ਮੇਰੇ ਵਰਗਾ ਗ੍ਰਿਹਸਤੀ ਮੂਰਖ ਹੈ, ਪਰ) ਹੇ ਹਰੀ ! ਮੈਂ ਮੂਰਖ ਨੂੰ ਤੇਰੇ ਨਾਮ ਦਾ ਹੀ ਆਸਰਾ ਹੈ ।੨।

(ਸਿਮ੍ਰਿਤੀਆਂ ਦੇ ਧਰਮ ਅਨੁਸਾਰ) ਖੜੀ (ਸੂਰਮਤਾ ਦੇ) ਕੰਮ ਕਰਦਾ ਹੈ ਤੇ ਸੂਰਮਤਾ ਦਾ ਨਾਮਣਾ ਖੱਟਦਾ ਹੈ (ਉਹ ਇਸੇ ਨੂੰ ਹੀ ਜੀਵਨ-ਨਿਸ਼ਾਨਾ ਸਮਝਦਾ ਹੈ), ਸੂਦਰ ਦੂਜਿਆਂ ਦੀ ਸੇਵਾ ਕਰਦਾ ਹੈ, ਵੈਸ਼ ਭੀ (ਵਣਜ ਆਦਿਕ) ਕਿਰਤ ਕਰਦਾ ਹੈ (ਸੂਦਰ ਭੀ ਤੇ ਵੈਸ਼ ਭੀ ਆਪੋ ਆਪਣੀ ਕਿਰਤ ਵਿਚ ਮਗਨ ਹੈ, ਪਰ ਮੈਂ ਨਿਰੀ ਕਿਰਤ ਨੂੰ ਜੀਵਨ-ਮਨੋਰਥ ਨਹੀਂ ਮੰਨਦਾ, ਇਹਨਾਂ ਦੀਆਂ ਨਜ਼ਰਾਂ ਵਿਚ) ਮੈਂ ਮੂਰਖ ਹਾਂ (ਪਰ ਮੈਨੂੰ ਯਕੀਨ ਹੈ ਕਿ) ਪਰਮਾਤਮਾ ਦਾ ਨਾਮ (ਹੀ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚਾਂਦਾ ਹੈ ।੩।

(ਪਰ, ਹੇ ਪ੍ਰਭੂ !) ਇਹ ਸਾਰੀ ਸ੍ਰਿਸ਼ਟੀ ਤੇਰੀ ਰਚੀ ਹੋਈ ਹੈ, (ਸਭ ਜੀਵਾਂ ਵਿਚ) ਤੂੰ ਆਪ ਹੀ ਵਿਆਪਕ ਹੈਂ (ਜੋ ਕੁਝ ਤੂੰ ਸੁਝਾਉਂਦਾ ਹੈਂ ਉਹੀ ਇਹਨਾਂ ਨੂੰ ਸੁੱਝਦਾ ਹੈ) । ਹੇ ਨਾਨਕ ! (ਜਿਸ ਕਿਸੇ ਉਤੇ ਪ੍ਰਭੂ ਮਿਹਰ ਕਰਦਾ ਹੈ ਉਸ ਨੂੰ) ਗੁਰੂ ਦੀ ਸਰਨ ਪਾ ਕੇ (ਆਪਣੇ ਨਾਮ ਦੀ) ਵਡਿਆਈ ਬਖਸ਼ਦਾ ਹੈ । (ਇਹਨਾਂ ਲੋਕਾਂ ਦੇ ਭਾਣੇ ਮੈਂ ਅੰਨ੍ਹਾ ਹਾਂ, ਪਰ) ਮੈਂ ਅੰਨ੍ਹੇ ਨੇ ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਹੋਇਆ ਹੈ ।੪।੧।੩੯।

ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ
 ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥ ਗੋਬਿੰਦ ਸਤਸੰਗਤਿ ਮੇਲਾਇ ॥ ਹਰਿਰਸੁ ਰਸਨਾ ਰਾਮ ਗੁਨ ਗਾਇ ॥੧॥
 ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਉਤਮ ਕਾਮਾ
 ॥੨॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥ ਸੰਤ
 ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ
 ॥੪॥੨॥੪੦॥ {ਪੰਨਾ ੧੬੪}

ਪਦ ਅਰਥ :—ਨਿਰਗੁਣ—ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ । ਭਜੁ—ਸਿਮਰ । ਤਰੁ—ਪਾਰ ਲੰਘ । ਅਕਥ
 ਕਥਾ—ਉਸ ਪਰਮਾਤਮਾ ਦੀ ਸਿਫਤਿ-ਸਾਲਾਹ ਜਿਸ ਦੇ ਗੁਣ ਦੱਸੇ ਨਹੀਂ ਜਾ ਸਕਦੇ । ੧।

ਗੋਬਿੰਦ—ਹੇ ਗੋਬਿੰਦ ! ਰਸੁ—ਸੁਆਦ । ਰਸਨਾ—ਜੀਭ । ਗਾਇ—ਗਾਵੇ । ੧। ਰਹਾਉ।

ਜੋ ਜਨ—ਜੇਹੜੇ ਬੰਦੇ । ਦਾਸਨਿ ਦਾਸ—ਸੇਵਕਾਂ ਦਾ ਸੇਵਕ । ਰਾਮਾ—ਹੇ ਰਾਮ ! ਕਾਮਾ—ਕੰਮ । ੨।

ਹਮਰੈ ਮਨਿ ਚਿਤਿ—ਮੇਰੇ ਮਨ ਵਿਚ, ਮੇਰੇ ਚਿੱਤ ਵਿਚ । ਭਾਵੈ—ਚੰਗਾ ਲੱਗਦਾ ਹੈ । ਪਗ—ਪੈਰ । ਰੇਣੁ—ਧੂੜ । ਪਗ
 ਰੇਣੁ—ਪੈਰਾਂ ਦੀ ਖਾਕ । ੩।

ਸਿਉ—ਨਾਲ । ਲਿਖਤੁ—ਲੇਖ । ਧੁਰਿ—ਧੁਰੋਂ । ਤੇ ਜਨ—ਉਹ ਬੰਦੇ । ਸਮਾਈ—ਲੀਨਤਾ । ੪।

ਅਰਥ :—ਹੇ ਗੋਬਿੰਦ ! (ਮੈਨੂੰ) ਸਾਧ ਸੰਗਤਿ ਦਾ ਮਿਲਾਪ ਬਖਸ਼ (ਤਾਂ ਜੁ ਮੇਰੀ) ਜੀਭ ਹਰਿ-ਨਾਮ ਦਾ ਸੁਆਦ (ਲੈ ਕੇ)
 ਹਰਿ-ਗੁਣ ਗਾਂਦੀ ਰਹੇ । ੧। ਰਹਾਉ।

ਪਰਮਾਤਮਾ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਤਿੰਨਾਂ ਗੁਣਾਂ ਤੋਂ ਉਤਾਂਹ ਹਨ (ਦੁਨੀਆ ਦੇ ਲੋਕਾਂ ਦੀਆਂ ਸਿਫਤਾਂ ਦੀਆਂ
 ਕਹਾਣੀਆਂ ਨਾਲੋਂ ਬਹੁਤ ਉੱਚੇ ਟਿਕਾਣੇ ਦੀਆਂ ਹਨ) ।

(ਹੇ ਭਾਈ !) ਸਾਧੂ ਜਨਾਂ ਦੀ ਸੰਗਤਿ ਵਿਚ ਮਿਲ ਕੇ (ਉਸ ਪਰਮਾਤਮਾ ਦਾ) ਭਜਨ ਕਰਿਆ ਕਰ, ਉਸ ਪਰਮਾਤਮਾ
 ਦੀ ਸਿਫਤਿ-ਸਾਲਾਹ ਸੁਣਿਆ ਕਰ, ਜਿਸ ਦੇ ਗੁਣ ਦੱਸੇ ਨਹੀਂ ਜਾ ਸਕਦੇ (ਤੇ, ਸਿਫਤਿ-ਸਾਲਾਹ ਦੀ ਬਰਕਤਿ ਨਾਲ)
 ਸੰਸਾਰ-ਸਮੁੰਦਰ ਤੋਂ ਪਾਰ ਲੰਘ । ੧।

ਹੇ ਹਰੀ ! ਹੇ ਰਾਮ ! ਜੇਹੜੇ ਮਨੁੱਖ ਤੇਰਾ ਨਾਮ ਸਿਮਰਦੇ ਹਨ, ਮੈਨੂੰ ਉਹਨਾਂ ਦੇ ਦਾਸਾਂ ਦਾ ਦਾਸ ਬਣਾ । (ਤੇਰੇ) ਦਾਸਾਂ
 ਦੀ ਸੇਵਾ (ਮਨੁੱਖਾ ਜੀਵਨ ਵਿਚ ਸਭ ਤੋਂ) ਸ਼੍ਰੇਸ਼ਟ ਕੰਮ ਹੈ । ੨।

(ਹੇ ਭਾਈ !) ਜੇਹੜਾ ਮਨੁੱਖ (ਮੈਨੂੰ) ਪਰਮਾਤਮਾ (ਦੀ ਸਿਫਤਿ-ਸਾਲਾਹ) ਦੀਆਂ ਗੱਲਾਂ ਸੁਣਾਂਦਾ ਹੈ, ਉਹ (ਮੈਨੂੰ) ਮੇਰੇ
 ਮਨ ਵਿਚ ਮੇਰੇ ਚਿੱਤ ਵਿਚ ਪਿਆਰਾ ਲੱਗਦਾ ਹੈ । (ਪਰਮਾਤਮਾ ਦੇ) ਭਗਤ ਦੇ ਪੈਰਾਂ ਦੀ ਖਾਕ ਕੋਈ ਵੱਡੇ ਭਾਗਾਂ ਵਾਲਾ
 ਮਨੁੱਖ (ਹੀ) ਹਾਸਲ ਕਰਦਾ ਹੈ । ੩।

ਹੇ ਨਾਨਕ ! (ਪ੍ਰਭੂ ਦੇ) ਸੰਤ ਜਨਾਂ ਨਾਲ (ਉਹਨਾਂ ਮਨੁੱਖਾਂ ਦੀ) ਪ੍ਰੀਤਿ ਨਿਭਦੀ ਹੈ, ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਨੇ
 ਧੁਰੋਂ (ਆਪਣੀ ਦਰਗਾਹ ਤੋਂ ਆਪਣੀ ਬਖਸ਼ਿਸ਼ ਦਾ) ਲੇਖ ਲਿਖ ਦਿੱਤਾ ਹੋਵੇ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ
 (ਸਦਾ ਲਈ) ਲੀਨਤਾ ਹਾਸਲ ਕਰ ਲੈਂਦੇ ਹਨ । ੪। ੨। ੪੦।

ਗਉੜੀ ਗੁਆਰੇਰੀ ਮਹਲਾ ੪ ॥ ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ
 ਗੁਰਸਿਖ ਮੁਖਿ ਪਾਇ ॥੧॥ ਤੇ ਹਰਿਜਨ ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ
 ॥ ਜਿਉ ਮਿਲਿ ਬਛਰੇ ਗਉ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿਜਨ ਪ੍ਰੀਤਿ ਜਾ ਹਰਿਜਸੁ ਗਾਵੈ
 ॥੨॥ ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ

॥੩॥ ਨਰਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ
ਚਾਟੇ ॥੪॥੩॥੪੧॥ {ਪੰਨਾ ੧੬੪}

ਪਦ ਅਰਥ :—ਪ੍ਰੀਤਿ—ਖੁਸ਼ੀ (ਸ਼ਾਨਿ—pleasure ਸ਼ੀ—to take delight) । ਪ੍ਰੀਤਿ ਕਰੇ—ਖੁਸ਼ੀ ਮਨਾਂਦੀ ਹੈ, ਖੁਸ਼
ਹੁੰਦੀ ਹੈ । ਮੀਨੇ—ਮੱਛੀ ਨੂੰ । ਜਲਿ—ਪਾਣੀ ਵਿਚ । ਨਾਇ—ਨ੍ਹਾ ਕੇ । ਮੁਖਿ—ਮੂੰਹ ਵਿਚ ।੧।

ਹਰਿ—ਹੇ ਹਰੀ ! ਹਮ—ਮੈਨੂੰ ।੧।ਰਹਾਉ।

ਮਿਲਿ—ਮਿਲ ਕੇ । ਬਛਰੇ—ਵੱਛੇ ਨੂੰ । ਕਾਮਨਿ—ਇਸਤ੍ਰੀ । ਪਿਰੁ—ਪਤੀ । ਘਰਿ—ਘਰ ਵਿਚ ।੨।

ਸਾਰਿੰਗ—ਪਪੀਹੇ ਨੂੰ । ਜਲ ਧਾਰਾ—ਪਾਣੀ ਦੀ ਧਾਰ, ਵਰਖਾ । ਨਰਪਤਿ—ਰਾਜਾ । ਦੇਖਿ—ਵੇਖ ਕੇ ।੩।

ਨਰ ਪ੍ਰਾਣੀ—ਹਰੇਕ ਮਨੁੱਖ ਨੂੰ । ਗੁਰਸਿਖ—ਗੁਰੂ ਦੇ ਸਿੱਖ ਨੂੰ । ਗਲਾਟੇ—ਗਲ ਲਾ ਕੇ । ਚਾਟੇ—ਚੁੰਮਣ ਨਾਲ ।੪।

ਅਰਥ :—ਹੇ ਹਰੀ ! ਮੈਨੂੰ ਆਪਣੇ ਉਹ ਸੇਵਕ ਮਿਲਾ, ਜਿਨ੍ਹਾਂ ਦੇ ਮਿਲਿਆਂ ਮੇਰੇ ਸਾਰੇ ਦੁਖ ਦੂਰ ਹੋ ਜਾਣ (ਤੇ ਮੇਰੇ
ਅੰਦਰ ਆਤਮਕ ਆਨੰਦ ਪੈਦਾ ਹੋ ਜਾਏ) ।੧।ਰਹਾਉ।

(ਹਰੇਕ) ਮਾਂ ਖੁਸ਼ੀ ਮਨਾਂਦੀ ਹੈ ਜਦੋਂ ਉਸ ਦਾ ਪੁੱਤਰ (ਕੋਈ ਚੰਗੀ ਸ਼ੈ) ਖਾਂਦਾ ਹੈ । ਪਾਣੀ ਵਿਚ ਨ੍ਹਾ ਕੇ ਮੱਛੀ ਨੂੰ ਖੁਸ਼ੀ
ਹੁੰਦੀ ਹੈ । ਗੁਰੂ ਨੂੰ ਖੁਸ਼ੀ ਹੁੰਦੀ ਹੈ, ਜਦੋਂ ਕੋਈ ਮਨੁੱਖ ਕਿਸੇ ਗੁਰਸਿੱਖ ਦੇ ਮੂੰਹ ਵਿਚ (ਭੋਜਨ) ਪਾਂਦਾ ਹੈ (ਜਦੋਂ ਕੋਈ
ਕਿਸੇ ਗੁਰਸਿੱਖ ਦੀ ਸੇਵਾ ਕਰਦਾ ਹੈ) ।੧।

ਜਿਵੇਂ (ਆਪਣੇ) ਵੱਛੇ ਨੂੰ ਮਿਲ ਕੇ ਗਾਂ ਖੁਸ਼ ਹੁੰਦੀ ਹੈ, ਜਿਵੇਂ ਇਸਤ੍ਰੀ ਨੂੰ ਖੁਸ਼ੀ ਹੁੰਦੀ ਹੈ ਜਦੋਂ ਉਸ ਦਾ ਪਤੀ ਘਰ
ਆਉਂਦਾ ਹੈ, (ਤਿਵੇਂ) ਪਰਮਾਤਮਾ ਦੇ ਸੇਵਕ ਨੂੰ ਤਦੋਂ ਖੁਸ਼ੀ ਹੁੰਦੀ ਹੈ ਜਦੋਂ ਉਹ ਪਰਮਾਤਮਾ ਦੀ ਸਿਫਤਿ-ਸਾਲਾਹ ਗਾਂਦਾ
ਹੈ ।੨।

ਪਪੀਹੇ ਨੂੰ ਖੁਸ਼ੀ ਹੁੰਦੀ ਹੈ ਜਦੋਂ (ਸ੍ਰਾਂਤੀ ਨਛੱੜ ਵਿਚ) ਮੁਹਲੇ-ਧਾਰ ਮੀਂਹ ਵੱਸਦਾ ਹੈ, ਮਾਇਆ ਦਾ ਖਿਲਾਰਾ ਵੇਖ ਕੇ
(ਕਿਸੇ) ਰਾਜੇ-ਪਾਤਿਸ਼ਾਹ ਨੂੰ ਖੁਸ਼ੀ ਹੁੰਦੀ ਹੈ । (ਤਿਵੇਂ) ਪ੍ਰਭੂ ਦੇ ਦਾਸ ਨੂੰ ਖੁਸ਼ੀ ਹੁੰਦੀ ਹੈ ਜਦੋਂ ਉਹ ਪਰਮਾਤਮਾ ਦਾ ਨਾਮ
ਜਪਦਾ ਹੈ ।੩।

ਹਰੇਕ ਮਨੁੱਖ ਨੂੰ ਖੁਸ਼ੀ ਹੁੰਦੀ ਹੈ ਜਦੋਂ ਉਹ ਮਾਇਆ ਕਮਾਂਦਾ ਹੈ ਧਨ ਖੱਟਦਾ ਹੈ । ਗੁਰੂ ਦੇ ਸਿੱਖ ਨੂੰ ਖੁਸ਼ੀ (ਮਹਿਸੂਸ)
ਹੁੰਦੀ ਹੈ ਜਦੋਂ ਉਸ ਨੂੰ ਉਸ ਦਾ ਗੁਰੂ ਗਲ ਲਾ ਕੇ ਮਿਲਦਾ ਹੈ । ਹੇ ਨਾਨਕ ! ਪਰਮਾਤਮਾ ਦੇ ਸੇਵਕ ਨੂੰ ਖੁਸ਼ੀ ਹੁੰਦੀ ਹੈ
ਜਦੋਂ ਉਹ ਕਿਸੇ ਗੁਰਮੁਖਿ ਦੇ ਪੈਰ ਚੁੰਮਦਾ ਹੈ ।੪।੩।੪੧।

ਗਉੜੀ ਗੁਆਰੇਰੀ ਮਹਲਾ ੪ ॥ ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ਗੁਰ
ਮਿਲਿ ਆਘਾਇ ॥੧॥ ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥
ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥ ਬਛਰੇ
ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥ ਹੋਰੁ ਸਭ ਪ੍ਰੀਤਿ
ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥

ਪਦ ਅਰਥ :—ਭੀਖਕ—ਮੰਗਤੇ ਨੂੰ । ਪ੍ਰੀਤਿ—ਖੁਸ਼ੀ । ਭੀਖ ਪ੍ਰਭ—ਕਿਸੇ ਗ੍ਰਿਹਸਤੀ ਦੇ ਦਰ ਤੋਂ ਭਿੱਖਿਆ ।
ਪਾਇ—ਪਾ ਕੇ, ਲੈ ਕੇ । ਪ੍ਰਭ—ਕਿਸੇ ਘਰ ਦਾ ਮਾਲਕ । ਖਾਇ—ਖਾ ਕੇ । ਗੁਰ ਮਿਲਿ—ਗੁਰੂ ਨੂੰ ਮਿਲ ਕੇ ।
ਆਘਾਏ—ਰੱਜਦਾ ਹੈ, ਤ੍ਰਿਸ਼ਨਾ ਵਲੋਂ ਸੰਤੁਸ਼ਟ ਹੁੰਦਾ ਹੈ ।੧।

ਹਰਿ—ਹੇ ਹਰੀ ! ਲੋਚ—ਤਾਂਘ ।੧।ਰਹਾਉ।

ਮੁਖਿ ਲਾਗੈ—ਮੂੰਹ ਲੱਗਦਾ ਹੈ, ਦਿੱਸਦਾ ਹੈ ।੨।

ਖੀਰੁ—ਦੁੱਧ । ਮੁਖਿ—ਮੂੰਹ ਨਾਲ । ਬਿਗਸੈ—ਖਿੜਦਾ ਹੈ, ਖੁਸ਼ ਹੁੰਦਾ ਹੈ । ਮਾਇ—ਮਾਂ । ਮੁਖਿ ਲਾਇ—ਵੇਖ ਕੇ ।੩।

ਕਾਚਾ—ਕੱਚਾ, ਛੇਤੀ ਨਾਸ ਹੋ ਜਾਣ ਵਾਲਾ । ਕੂਰਾ—ਕੂੜਾ, ਝੂਠਾ । ਕਚੁ ਪਾਚਾ—ਕੱਚ ਵਾਂਗ ਵਿਖਾਵਾ ਹੀ । ਤ੍ਰਿਪਤਿ—ਸੰਤੋਖ ।੪।

ਅਰਥ :—ਹੇ ਹਰੀ ! ਕਿਰਪਾ ਕਰ, ਮੇਰੀ ਤਾਂਘ ਪੂਰੀ ਕਰ, ਤੇ ਮੈਨੂੰ ਦਰਸਨ ਦੇਹ (ਜੀਵਨ ਦੇ ਬਿਖੜੇ ਪੈਂਡੇ ਵਿਚ ਮੈਨੂੰ) ਤੇਰੀ ਹੀ (ਸਹਾਇਤਾ ਦੀ) ਆਸ ਹੈ ।੧।ਰਹਾਉ।

ਮੰਗਤੇ ਨੂੰ (ਤਦੋਂ) ਖੁਸ਼ੀ ਹੁੰਦੀ ਹੈ (ਜਦੋਂ ਉਸ ਨੂੰ ਕਿਸੇ ਘਰ ਦੇ) ਮਾਲਕ ਪਾਸੋਂ ਭਿੱਖਿਆ ਮਿਲਦੀ ਹੈ । ਭੁੱਖੇ ਮਨੁੱਖ ਨੂੰ (ਤਦੋਂ) ਖੁਸ਼ੀ ਹੁੰਦੀ ਹੈ (ਜਦੋਂ ਉਹ) ਅੰਨ ਖਾਂਦਾ ਹੈ । (ਇਸੇ ਤਰ੍ਹਾਂ) ਗੁਰੂ ਦੇ ਸਿੱਖ ਨੂੰ ਖੁਸ਼ੀ ਹੁੰਦੀ ਹੈ ਜਦੋਂ ਗੁਰੂ ਨੂੰ ਮਿਲ ਕੇ ਉਹ ਮਾਇਆ ਦੀ ਤ੍ਰਿਸ਼ਨਾ ਵਲੋਂ ਸੰਤੁਸ਼ਟ ਹੁੰਦਾ ਹੈ ।੧।

ਚਕਵੀ ਨੂੰ ਖੁਸ਼ੀ ਹੁੰਦੀ ਹੈ ਜਦੋਂ ਉਸ ਨੂੰ ਸੂਰਜ ਦਿੱਸਦਾ ਹੈ (ਕਿਉਂਕਿ ਸੂਰਜ ਚੜ੍ਹਨ ਤੇ ਉਹ ਆਪਣੇ) ਪਿਆਰੇ (ਚਕਵੇ) ਨੂੰ ਮਿਲਦੀ ਹੈ (ਤੇ ਵਿਛੋੜੇ ਦੇ) ਸਾਰੇ ਦੁਖ ਭੁਲਾਂਦੀ ਹੈ । ਗੁਰਸਿੱਖ ਨੂੰ ਖੁਸ਼ੀ ਹੁੰਦੀ ਹੈ ਜਦੋਂ ਉਸ ਨੂੰ ਗੁਰੂ ਦਿੱਸਦਾ ਹੈ ।੨।

ਵੱਛੇ ਨੂੰ (ਆਪਣੀ ਮਾਂ ਦਾ) ਦੁੱਧ ਮੂੰਹ ਨਾਲ ਪੀ ਕੇ ਖੁਸ਼ੀ ਹੁੰਦੀ ਹੈ, ਉਹ (ਆਪਣੀ) ਮਾਂ ਨੂੰ ਵੇਖਦਾ ਹੈ ਤੇ ਦਿਲ ਵਿਚ ਖਿੜਦਾ ਹੈ, (ਇਸ ਤਰ੍ਹਾਂ) ਗੁਰਸਿੱਖ ਨੂੰ ਗੁਰੂ ਦਾ ਦਰਸਨ ਕਰ ਕੇ ਖੁਸ਼ੀ ਹੁੰਦੀ ਹੈ ।੩।

(ਗੁਰੂ ਪਰਮਾਤਮਾ ਤੋਂ ਬਿਨਾ) ਹੋਰ ਮੋਹ ਕੱਚਾ ਹੈ ਮਾਇਆ ਦੀ ਪ੍ਰੀਤਿ ਸਾਰੀ ਨਾਸਵੰਤ ਹੈ । ਹੋਰ ਮੋਹ ਨਾਸ ਹੋ ਜਾਂਦਾ ਹੈ, ਝੂਠਾ ਹੈ, ਨਿਰਾ ਕੱਚ ਸਮਾਨ ਹੀ ਹੈ । ਹੇ ਦਾਸ ਨਾਨਕ ! ਜਿਸ ਨੂੰ ਸੱਚਾ ਗੁਰੂ ਮਿਲਦਾ ਹੈ ਉਸਨੂੰ (ਅਸਲ) ਖੁਸ਼ੀ ਹੁੰਦੀ ਹੈ (ਕਿਉਂਕਿ ਉਸ ਨੂੰ ਗੁਰੂ ਮਿਲਣ ਨਾਲ) ਸੰਤੋਖ ਪ੍ਰਾਪਤ ਹੁੰਦਾ ਹੈ ।੪।੪।੪੨।

ਗਉੜੀ ਗੁਆਰੇਰੀ ਮਹਲਾ ੪ ॥ ਸਤਿਗੁਰ ਸੇਵਾ ਸਫਲ ਹੈ ਬਣੀ ॥ ਜਿਤੁ ਮਿਲਿ ਹਰਿਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥ ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥ ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿਗੁਣ ਗਾਇਆ ॥੨॥ ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਉਜਲ ਭਾਈ ॥੩॥ ਗੁਰ ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥

ਪਦ ਅਰਥ :—ਸਫਲ—ਫਲ ਦੇਣ ਵਾਲੀ । ਜਿਤੁ—ਜਿਸ ਦੀ ਰਾਹੀਂ । ਧਣੀ—ਮਾਲਕ । ਛੂਟੀ—ਵਿਕਾਰਾਂ ਤੋਂ ਬਚ ਗਈ । ਘਣੀ—ਬਹੁਤ (ਲੁਕਾਈ) ।੧।

ਬੋਲਤ—ਸਿਮਰਿਆਂ ।੧।ਰਹਾਉ।

ਵਸਿ—ਵੱਸ ਵਿਚ । ਧਾਵਤ—ਦੌੜਦੇ, ਭਟਕਦੇ । ਪੰਚ—ਪੰਜੇ ਗਿਆਨ—ਇੰਦ੍ਰੇ । ਰਹੇ—ਰਹਿ ਗਏ, ਹਟ ਗਏ । ਅਨਦਿਨੁ—ਹਰ ਰੋਜ਼ । ਨਗਰੀ—ਨਗਰ ਦੇ ਮਾਲਕ ਜੀਵ ਨੇ ।੨।

ਪਗ ਧੂਰਿ—ਪੈਰਾਂ ਦੀ ਖਾਕ, ਚਰਨ-ਧੂੜ । ਮੁਖਿ—ਮੂੰਹ ਉਤੇ, ਮੱਥੇ ਉਤੇ । ਕੂੜ—ਝੂਠੇ ਮੋਹ । ਮੁਖ ਉਜਲ—ਉਜਲ ਮੁਖ ਵਾਲੇ, ਸੁਰਖਰੂ । ਭਾਈ—ਹੇ ਭਾਈ ! ।੩।

ਭਾਵੈ—ਪਸੰਦ ਆਉਂਦੀ ਹੈ । ਲਗਿ—ਲੱਗ ਕੇ । ਧਿਆਵੈ—ਧਿਆਉਂਦਾ ਹੈ । ਗੁਰਮੁਖਿ—ਗੁਰੂ ਦੀ ਸਰਨ ਪਾ ਕੇ । ਤਰਾਵੈ—ਪਾਰ ਲੰਘਾਂਦਾ ਹੈ ।੪।

ਅਰਥ :—ਹੇ ਮੇਰੇ ਭਾਈ ! ਗੁਰੂ ਦੇ ਸਿੱਖ ਬਣ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਸਿਮਰਨ ਕਰੋ (ਤਦੋਂ ਹੀ) ਪ੍ਰਭੂ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਪਾਪ (ਮਨ ਤੋਂ) ਦੂਰ ਹੋ ਜਾਂਦਾ ਹੈ ।੧।ਰਹਾਉ।

ਸਤਿਗੁਰੂ ਦੀ ਸਰਨ (ਮਨੁੱਖ ਦੇ ਆਤਮਕ ਜੀਵਨ ਵਾਸਤੇ) ਲਾਭਦਾਇਕ ਬਣ ਜਾਂਦੀ ਹੈ, ਕਿਉਂਕਿ ਇਸ (ਗੁਰ-ਸਰਨ) ਦੀ ਰਾਹੀਂ (ਸਾਧ ਸੰਗਤਿ ਵਿਚ) ਮਿਲ ਕੇ ਮਾਲਕ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਹੈ ਉਹਨਾਂ ਦੇ ਪੂਰਨਿਆਂ ਤੇ ਤੁਰ ਕੇ ਬਹੁਤ ਲੁਕਾਈ ਵਿਕਾਰਾਂ ਤੋਂ ਬਚ ਜਾਂਦੀ ਹੈ ।

ਜਦੋਂ (ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ ਤਦੋਂ (ਇਸ ਦਾ) ਮਨ ਵੱਸ ਵਿਚ ਆ ਜਾਂਦਾ ਹੈ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਸਿਮਰਨ ਕਰਦਿਆਂ (ਮਨੁੱਖ ਦੇ) ਪੰਜੇ (ਗਿਆਨ-ਇੰਦ੍ਰੇ ਵਿਕਾਰਾਂ ਵਲ) ਦੌੜਨੋਂ ਰਹਿ ਜਾਂਦੇ ਹਨ, ਤੇ ਸਰੀਰ ਦਾ ਮਾਲਕ ਜੀਵਾਤਮਾ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦਾ ਹੈ ।੨।

ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਲਈ, ਉਹਨਾਂ ਨੇ ਝੂਠੇ ਮੋਹ ਛੱਡ ਦਿੱਤੇ ਤੇ ਪਰਮਾਤਮਾ ਦੇ ਚਰਨਾਂ ਵਿਚ ਆਪਣੀ ਸੁਰਤਿ ਜੋੜ ਲਈ । ਪਰਮਾਤਮਾ ਦੀ ਹਜ਼ੂਰੀ ਵਿਚ ਉਹ ਮਨੁੱਖ ਸੁਰਖਰੂ ਹੁੰਦੇ ਹਨ ।੩।

ਗੁਰੂ ਦੀ ਸਰਨ (ਪੈਣਾ) ਪਰਮਾਤਮਾ ਨੂੰ ਭੀ ਚੰਗਾ ਲੱਗਦਾ ਹੈ । ਕ੍ਰਿਸ਼ਨ (ਭੀ) ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਨੂੰ ਸਿਮਰਦਾ ਰਿਹਾ, ਬਲਭੱਦ੍ਰ ਭੀ ਗੁਰੂ ਦੀ ਚਰਨੀਂ ਲੱਗ ਕੇ ਹਰਿ-ਨਾਮ ਧਿਆਉਂਦਾ ਸੀ । ਹੇ ਨਾਨਕ ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ ਪਰਮਾਤਮਾ ਆਪ (ਵਿਕਾਰਾਂ ਦੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੫।੬।੭।੮।੯।

ਗਉੜੀ ਗੁਆਰੇਰੀ ਮਹਲਾ ੪ ॥ ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥ ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥ ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥ ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥ ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੭॥ {ਪੰਨਾ ੧੬੫}

ਪਦ ਅਰਥ :—ਆਪੇ—ਆਪ ਹੀ । ਡੰਡਾਧਾਰੀ—ਡੰਡਾ ਹੱਥ ਵਿਚ ਰੱਖਣ ਵਾਲਾ । ਬਨਵਾਰੀ—{ਕਨਸਾਲੀ—ਜੰਗਲ ਦੇ ਫੁਲਾਂ ਦੀ ਮਾਲਾ ਪਹਿਨਣ ਵਾਲਾ, ਕ੍ਰਿਸ਼ਨ} ਪਰਮਾਤਮਾ । ਤਾਰੀ—ਤਾੜੀ, ਸਮਾਧੀ ।੧।

ਭਰਪੂਰਿ—ਵਿਆਪਕ, ਹਰ ਥਾਂ ਮੌਜੂਦ । ਨਿਕਟਿ—ਨੇੜੇ ।੧।ਰਹਾਉ।

ਧੁਨਿ—ਲਗਨ । ਵਿਗਸੈ—ਖਿੜਦਾ ਹੈ, ਖੁਸ਼ ਹੁੰਦਾ ਹੈ । ਜਾਪੇ—ਜਪਦਾ ਹੈ ।੨।

ਸਾਰਿੰਗ—ਪਪੀਹਾ । ਕਰੇ—(ਜੀਵਾਂ ਨੂੰ ਪੈਦਾ) ਕਰਦਾ ਹੈ । ਨਿਸਤਾਰਾ—ਪਾਰ-ਉਤਾਰਾ ।੩।

ਤੁਲਹਾ—ਦਰੀਆ ਵਿਚੋਂ ਪਾਰ ਲੰਘਣ ਲਈ ਲੱਕੜਾਂ ਦਾ ਬੱਧਾ ਹੋਇਆ ਗੱਠਾ । ਤਾਰਾ—ਤਾਰਨ ਵਾਲਾ, ਪਾਰ ਲੰਘਾਣ ਵਾਲਾ । ਪਾਵੈ ਪਾਰਾ—ਪਾਰ ਲੰਘਾਂਦਾ ਹੈ ।੪।

ਅਰਥ :—(ਹੇ ਭਾਈ !) ਮੇਰਾ ਰਾਮ ਇਹੋ ਜਿਹਾ ਹੈ ਕਿ ਉਹ ਹਰ ਥਾਂ ਮੌਜੂਦ ਹੈ । ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ (ਕਿਸੇ ਭੀ ਥਾਂ ਤੋਂ) ਉਹ ਹਰੀ ਦੂਰ ਨਹੀਂ ਹੈ ।੧।ਰਹਾਉ।

ਹੱਥ ਵਿਚ ਡੰਡਾ ਰੱਖਣ ਵਾਲਾ ਜੋਗੀ ਭੀ ਪਰਮਾਤਮਾ ਆਪ ਹੀ ਹੈ ਕਿਉਂਕਿ ਉਹ ਹਰੀ-ਪਰਮਾਤਮਾ ਆਪ ਹੀ (ਹਰ ਥਾਂ) ਵਿਆਪਕ ਹੋ ਰਿਹਾ ਹੈ (ਤਪੀਆਂ ਵਿਚ ਵਿਆਪਕ ਹੋ ਕੇ) ਹਰੀ ਆਪ ਹੀ ਤਾੜੀ ਲਾ ਕੇ ਤਪ-ਸਾਧਨ ਕਰ ਰਿਹਾ ਹੈ ।੧।

ਪਰਮਾਤਮਾ ਆਪ ਹੀ ਸ਼ਬਦ ਹੈ ਆਪ ਹੀ ਸੁਰਤਿ ਹੈ ਆਪ ਹੀ ਲਗਨ ਹੈ । ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ ਇਹ ਜਗਤ-ਤਮਾਸ਼ਾ) ਵੇਖ ਰਿਹਾ ਹੈ (ਤੇ, ਆਪ ਹੀ ਇਹ ਤਮਾਸ਼ਾ ਵੇਖ ਕੇ) ਖੁਸ਼ ਹੋ ਰਿਹਾ ਹੈ । ਪਰਮਾਤਮਾ ਆਪ ਹੀ (ਸਭ ਵਿਚ ਬੈਠ ਕੇ ਆਪਣਾ ਨਾਮ) ਜਪ ਰਿਹਾ ਹੈ ।੨।

ਪਰਮਾਤਮਾ ਆਪ ਹੀ ਪਪੀਹਾ ਹੈ (ਤੇ ਆਪ ਹੀ ਉਸ ਪਪੀਹੇ ਵਾਸਤੇ) ਵਰਖਾ ਦੀ ਧਾਰ ਹੈ । ਪਰਮਾਤਮਾ ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹੈ, ਤੇ ਆਪ ਹੀ ਉਹ (ਜੀਵਾਂ ਨੂੰ ਅੰਮ੍ਰਿਤ) ਪਿਲਾਣ ਵਾਲਾ ਹੈ । ਪ੍ਰਭੂ ਆਪ ਹੀ (ਜਗਤ ਦੇ ਜੀਵਾਂ ਨੂੰ) ਪੈਦਾ ਕਰਦਾ ਹੈ ਤੇ ਆਪ ਹੀ (ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ।੩।

ਪਰਮਾਤਮਾ ਆਪ (ਜੀਵਾਂ ਦੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੇੜੀ ਹੈ ਤੁਲਹਾ ਹੈ, ਤੇ ਆਪ ਹੀ ਪਾਰ ਲੰਘਾਣ ਵਾਲਾ ਹੈ । ਪ੍ਰਭੂ ਆਪ ਹੀ ਗੁਰੂ ਦੀ ਮਤਿ ਤੇ ਤੌਰ ਕੇ ਵਿਕਾਰਾਂ ਤੋਂ ਬਚਾਂਦਾ ਹੈ । ਹੇ ਨਾਨਕ ! ਪਰਮਾਤਮਾ ਆਪ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ।੪।੬।੪੪।

ਨੋਟ :—ਗਉੜੀ ਗੁਆਰੇਰੀ ਮ: ੪ — ੬ ਸ਼ਬਦ

ਗਉੜੀ ਮ: ੧ — ੨੦ ,,

ਗਉੜੀ ਮ: ੩ — ੧੮ ,,

ਕੁੱਲ ਜੋੜ ੪੪

ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣਜਹੁ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥ ਹਮ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥ ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥ ਹਰਿ ਹਰਿ ਵਣਜੁ ਸੇ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥ {ਪੰਨਾ ੧੬੫}

ਪਦ ਅਰਥ :—ਧਣੀ—ਮਾਲਕ । ਰਾਸਿ—ਸਰਮਾਇਆ । ਤੂੰ ਦੇਹਿ—ਤੂੰ ਦੇਂਦਾ ਹੈਂ । ਲੇਹਿ—ਲੈਂਦੇ ਹਾਂ । ਵਣਜਹੁ—ਅਸੀ ਜੀਵ ਵਣਜ ਕਰਦੇ ਹਾਂ । ਰੰਗ ਸਿਉ—ਪ੍ਰੇਮ ਨਾਲ ।੧।

ਵਣਜਾਰੇ—ਵਣਜ ਕਰਨ ਵਾਲੇ, ਵਪਾਰੀ । ਰੇ—ਹੇ ਭਾਈ ! ।੧।ਰਹਾਉ।

ਲਾਹਾ—ਲਾਭ, ਨਫਾ । ਮਨਿ—ਮਨ ਵਿਚ । ਭਾਇਆ—ਪਿਆਰਾ ਲੱਗਾ । ਜਾਗਾਤੀ—ਮਸੂਲੀਆ ।੨।

ਅਨੰਤ ਤਰੰਗੀ—ਅਨੇਕਾਂ ਲਹਰਾਂ ਵਿਚ ਫਸ ਕੇ । ਓਇ—(ਲਫਜ਼ 'ਓਹ' ਤੋਂ ਬਹੁ-ਵਚਨ) । ਜੇਹੈ ਵਣਜਿ—ਜਿਹੋ ਜਿਹੇ ਵਣਜ ਵਿਚ ।੩।

ਦੇਈ—ਦੇਂਦਾ ਹੈ (ਨੋਟ :—ਲਫਜ਼ 'ਦੇਹਿ' ਅਤੇ 'ਦੇਇ' ਦਾ ਫਰਕ ਚੇਤੇ ਰੱਖਣ-ਯੋਗ ਹੈ) ।੪।

ਅਰਥ :—ਹੇ ਭਾਈ ! ਅਸੀ ਜੀਵ ਪਰਮਾਤਮਾ (ਸ਼ਾਹੂਕਾਰ) ਦੇ (ਭੇਜੇ ਹੋਏ) ਵਪਾਰੀ ਹਾਂ । ਉਹ ਸ਼ਾਹ (ਆਪਣੇ ਨਾਮ ਦਾ) ਸਰਮਾਇਆ ਦੇ ਕੇ (ਅਸਾਂ ਜੀਵਾਂ ਪਾਸੋਂ) ਵਪਾਰ ਕਰਾਂਦਾ ਹੈ ।੧।ਰਹਾਉ।

ਹੇ ਪ੍ਰਭੂ ! ਤੂੰ ਸਾਡਾ ਸ਼ਾਹ ਹੈਂ ਤੂੰ ਸਾਡਾ ਮਾਲਕ ਹੈਂ, ਤੂੰ ਸਾਨੂੰ ਜਿਹੋ ਜਿਹਾ ਸਰਮਾਇਆ ਦੇਂਦਾ ਹੈਂ, ਉਹੋ ਜਿਹਾ ਸਰਮਾਇਆ ਅਸੀਂ ਲੈ ਲੈਂਦੇ ਹਾਂ । ਜੇ ਤੂੰ ਆਪ ਮਿਹਰਵਾਨ ਹੋ ਕੇ (ਸਾਨੂੰ ਆਪਣੇ ਨਾਮ ਦਾ ਸਰਮਾਇਆ) ਦੇਵੇਂ ਤਾਂ ਅਸੀਂ ਪਿਆਰ ਨਾਲ ਤੇਰੇ ਨਾਮ ਦਾ ਵਪਾਰ ਕਰਨ ਲੱਗ ਪੈਂਦੇ ਹਾਂ ।੧।

(ਜਿਸ ਜੀਵ-ਵਣਜਾਰੇ ਨੇ) ਪਰਮਾਤਮਾ ਦੀ ਭਗਤੀ ਦੀ ਖੱਟੀ ਖੱਟੀ ਹੈ ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਉਹ ਉਸ ਸਦਾ ਕਾਇਮ ਰਹਿਣ ਵਾਲੇ ਸ਼ਾਹ-ਪ੍ਰਭੂ ਦੇ ਮਨ ਵਿਚ ਪਿਆਰਾ ਲੱਗਦਾ ਹੈ । (ਜਿਸ ਜੀਵ-ਵਪਾਰੀ ਨੇ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝਿਆ ਹੈ, ਜਮ-ਮਸੂਲੀਆ ਉਸ ਦੇ ਨੇੜੇ ਭੀ ਨਹੀਂ ਢੁਕਦਾ ।੨।

ਪਰ ਜੇਹੜੇ ਜੀਵ-ਵਣਜਾਰੇ (ਪ੍ਰਭੂ-ਨਾਮ ਤੋਂ ਬਿਨਾ) ਹੋਰ ਹੋਰ ਵਣਜ ਕਰਦੇ ਹਨ, ਉਹ ਮਾਇਆ ਦੇ ਮੋਹ ਦੀਆਂ ਬੇਅੰਤ ਲਹਰਾਂ ਵਿਚ ਫਸ ਕੇ ਦੁਖ ਸਹਾਰਦੇ ਰਹਿੰਦੇ ਹਨ । (ਉਹਨਾਂ ਦੇ ਭੀ ਕੀਹ ਵੱਸ ?) ਜਿਹੋ ਜਿਹੇ ਵਣਜ ਵਿਚ ਪਰਮਾਤਮਾ ਨੇ ਉਹਨਾਂ ਨੂੰ ਲਾ ਦਿੱਤਾ ਹੈ, ਉਹੋ ਜਿਹਾ ਹੀ ਫਲ ਉਹਨਾਂ ਨੇ ਪਾ ਲਿਆ ਹੈ ।੩।

ਪਰਮਾਤਮਾ ਦੇ ਨਾਮ ਦਾ ਵਪਾਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਹਰਵਾਨ ਹੋ ਕੇ ਦੇਂਦਾ ਹੈ । ਹੇ ਦਾਸ ਨਾਨਕ ! ਜਿਸ ਮਨੁੱਖ ਨੇ (ਸਭ ਦੇ) ਸ਼ਾਹ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਹੈ, ਉਸ ਪਾਸੋਂ ਉਹ ਸ਼ਾਹ-ਪ੍ਰਭੂ ਕਦੇ ਭੀ (ਉਸ ਦੇ ਵਣਜ-ਵਪਾਰ ਦਾ) ਲੇਖਾ ਨਹੀਂ ਮੰਗਦਾ ।੪।੧।੨।੪੫।

ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥ ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥ ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥ ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿਗੁਣ ਗਾਵੈ ॥ ਹਰਿਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛੁਡਾਵੈ ॥੨॥ ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥ ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥ ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿਨਾਮੁ ਕਢਾਈ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥ {ਪੰਨਾ ੧੬੫-੧੬੬}

ਪਦ ਅਰਥ :—ਜਨਨੀ—ਜੰਮਣ ਵਾਲੀ, ਮਾਂ । ਗਰਭੁ—ਕੁੱਖ । ਪਾਲਤੀ—ਸਾਂਭ ਕੇ ਰੱਖਦੀ । ਸੁਤ—ਪੁੱਤਰ । ਹੋਇ—ਹੋ ਕੇ । ਖਾਟਿ—ਖੱਟ-ਕਮਾ ਕੇ । ਦੇਇ—ਦੇਂਦਾ ਹੈ, ਦੇਵੇਗਾ । ਕਰਿ ਭੋਗ ਬਿਲਾਸਾ—ਸੁਖ ਆਨੰਦ ਮਾਣਨ ਵਾਸਤੇ । ਹਰਿਜਨ ਪ੍ਰੀਤਿ—ਭਗਤ ਦੀ ਪ੍ਰੀਤਿ । ਰਾਖਦਾ—ਕਾਇਮ ਰੱਖਦਾ ਹੈ । ਹਥਾਸਾ—ਹੱਥ, ਹੱਥ ਦਾ ਆਸਰਾ ।੧।

ਮੈ ਮੂਰਖ—ਮੈਨੂੰ ਮੂਰਖ ਨੂੰ । ਗੁਸਈਆ—ਹੇ ਗੁਸਾਈਂ ! ਹੇ ਮਾਲਕ ! ਉਪਮਾ—ਵਡਿਆਈ, ਇੱਜ਼ਤ ।੧। ਰਹਾਉ । ਮੰਦਰਿ—ਮੰਦਰ ਵਿਚ । ਘਰਿ—ਘਰ ਵਿਚ । ਮਨਿ—ਮਨ ਵਿਚ । ਮੁਖਿ—ਮੂੰਹ ਵਿਚ । ਜਾ—ਜਦੋਂ । ਸਧਾਰੁ—{ਸੰਬੁ—to support} ਸਹਾਰਾ । ਪਰਵਾਰੁ—{ਧਰਿ ਕਾਰ—a scabbard, a sheath} ਰਾਖਾ ।੨।

ਜੀਅ—ਸਾਰੇ ਜੀਵ । ਭੰਡਾਰ—ਖਜ਼ਾਨੇ । ਲਹਾਇਦਾ—ਲਭਾਇੰਦਾ, ਦਿਵਾਂਦਾ । ਵਰਤਾਈ—ਵੰਡਦਾ ।੩।

ਲਾਲਾ—ਗੁਲਾਮ । ਹਾਟਿ—ਹੱਟ ਤੇ, ਮੰਡੀ ਵਿਚੋਂ । ਵਿਹਾਝਿਆ—ਖਰੀਦਿਆ ਹੋਇਆ । ਰਾਜਿ—ਰਾਜ ਉਤੇ, ਤਖ਼ਤ ਉਤੇ । ਘਾਸੀ—ਘਾਹੀ, ਘਸਿਆਰਾ । ਕਢਾਈ—ਮੂੰਹੋਂ ਕਢਾਂਦਾ ਹੈ, ਜਪਾਂਦਾ ਹੈ ।੪।

ਅਰਥ :—ਹੇ ਮੇਰੇ ਰਾਮ ! ਹੇ ਮੇਰੇ ਮਾਲਕ ! ਹੇ ਹਰੀ ! ਮੈਨੂੰ ਮੂਰਖ ਨੂੰ (ਆਪਣੀ ਸਰਨ ਵਿਚ) ਰੱਖ । ਤੇਰੇ ਸੇਵਕ ਦੀ ਵਡਿਆਈ ਤੇਰੀ ਹੀ ਵਡਿਆਈ ਹੈ ।੧। ਰਹਾਉ ।

ਜਿਵੇਂ ਕੋਈ ਮਾਂ ਪੁੱਤਰ (ਜੰਮਣ) ਦੀ ਆਸ ਰੱਖ ਕੇ (ਨੌ ਮਹੀਨੇ ਆਪਣੀ) ਕੁੱਖ ਦੀ ਸੰਭਾਲ ਕਰਦੀ ਰਹਿੰਦੀ ਹੈ (ਉਹ ਆਸ ਕਰਦੀ ਹੈ ਕਿ ਮੇਰਾ ਪੁੱਤਰ) ਵੱਡਾ ਹੋ ਕੇ ਧਨ ਖੱਟ-ਕਮਾ ਕੇ ਸਾਡੇ ਸੁਖ ਆਨੰਦ ਵਾਸਤੇ ਸਾਨੂੰ (ਲਿਆ ਕੇ) ਦੇਵੇਗਾ, ਇਸੇ ਤਰ੍ਹਾਂ ਪਰਮਾਤਮਾ ਆਪਣੇ ਸੇਵਕਾਂ ਦੀ ਪ੍ਰੀਤਿ ਨੂੰ ਆਪ ਆਪਣਾ ਹੱਥ ਦੇ ਕੇ ਕਾਇਮ ਰੱਖਦਾ ਹੈ ।੧।

ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਰਮਾਤਮਾ ਦੀ ਸਿਫਤਿ-ਸਾਲਾਹ ਪਿਆਰੀ ਲੱਗਦੀ ਹੈ, ਉਸ ਦੇ ਹਿਰਦੇ-ਮੰਦਰ ਵਿਚ ਹਿਰਦੇ-ਘਰ ਵਿਚ (ਸਦਾ) ਆਨੰਦ ਬਣਿਆ ਰਹਿੰਦਾ ਹੈ । ਜਦੋਂ ਉਹ ਹਰੀ ਦੇ ਗੁਣ ਗਾਂਦਾ ਹੈ (ਉਸ ਨੂੰ ਇਉਂ ਜਾਪਦਾ ਹੈ ਜਿਵੇਂ) ਸਾਰੇ ਸੁਆਦਲੇ ਮਿੱਠੇ ਰਸ ਉਸ ਦੇ ਮੂੰਹ ਵਿਚ ਪੈ ਰਹੇ ਹਨ । ਪਰਮਾਤਮਾ ਦਾ ਸੇਵਕ-ਭਗਤ ਆਪਣੀਆਂ ਇੱਕੀ ਕੁਲਾਂ ਵਿਚ ਰਾਖਾ ਹੈ ਆਸਰਾ ਹੈ, ਪਰਮਾਤਮਾ ਦਾ ਸੇਵਕ ਸਾਰੇ ਜਗਤ ਨੂੰ ਹੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।੨।

ਇਹ ਸਾਰਾ ਹੀ ਜਗਤ ਜੋ ਬਣਿਆ ਦਿੱਸਦਾ ਹੈ ਇਹ ਸਾਰਾ ਪਰਮਾਤਮਾ ਨੇ ਹੀ ਪੈਦਾ ਕੀਤਾ ਹੈ, ਇਹ ਸਾਰਾ ਉਸੇ ਦਾ ਮਹਾਨ ਕੰਮ ਹੈ । ਹੇ ਹਰੀ ! (ਜਗਤ ਦੇ ਸਾਰੇ) ਜੀਵ ਤੇਰੇ ਪੈਦਾ ਕੀਤੇ ਹੋਏ ਹਨ, (ਸਭਨਾਂ ਜੀਵਾਂ ਵਿਚ) ਤੂੰ ਹੀ ਤੂੰ ਮੌਜੂਦ ਹੈਂ । (ਹੇ ਭਾਈ ! ਸਭ ਜੀਵਾਂ ਪਾਸੋਂ) ਪਰਮਾਤਮਾ (ਆਪ ਹੀ ਆਪਣੀ) ਪੂਜਾ-ਭਗਤੀ ਕਰਾ ਰਿਹਾ ਹੈ । ਪਰਮਾਤਮਾ ਆਪ ਹੀ ਆਪਣੀ ਭਗਤੀ ਦੇ ਖਜ਼ਾਨੇ (ਸਭ ਜੀਵਾਂ ਨੂੰ) ਦਿਵਾਂਦਾ ਹੈ, ਆਪ ਹੀ ਵੰਡਦਾ ਹੈ ।੩।

ਜੇ ਕੋਈ ਗੁਲਾਮ ਮੰਡੀ ਵਿਚੋਂ ਖਰੀਦਿਆ ਹੋਇਆ ਹੋਵੇ, ਉਸ (ਗੁਲਾਮ) ਦੀ (ਆਪਣੇ ਮਾਲਕ ਦੇ ਸਾਹਮਣੇ) ਕੋਈ ਚਾਲਾਕੀ ਨਹੀਂ ਚੱਲ ਸਕਦੀ (ਪਰਮਾਤਮਾ ਦਾ ਸੇਵਕ-ਭਗਤ ਸਤਸੰਗ ਦੀ ਹੱਟੀ ਵਿਚੋਂ ਪਰਮਾਤਮਾ ਦਾ ਆਪਣਾ ਬਣਾਇਆ ਹੋਇਆ ਹੁੰਦਾ ਹੈ, ਉਸ ਸੇਵਕ ਨੂੰ) ਜੇ ਪਰਮਾਤਮਾ ਰਾਜ-ਤਖਤ ਉਤੇ ਬਿਠਾ ਦੇਵੇ ਤਾਂ ਭੀ ਉਹ ਪਰਮਾਤਮਾ ਦਾ ਗੁਲਾਮ ਹੀ ਰਹਿੰਦਾ ਹੈ (ਆਪਣੇ ਬਣਾਏ ਹੋਏ ਸੇਵਕ) ਘਸਿਆਰੇ ਦੇ ਮੂੰਹੋਂ ਭੀ ਪਰਮਾਤਮਾ ਹਰਿ-ਨਾਮ ਹੀ ਜਪਾਂਦਾ ਹੈ ।

(ਹੇ ਭਾਈ !) ਦਾਸ ਨਾਨਕ ਪਰਮਾਤਮਾ ਦਾ (ਖਰੀਦਿਆ ਹੋਇਆ) ਗੁਲਾਮ ਹੈ, ਇਹ ਪਰਮਾਤਮਾ ਦੀ ਮਿਹਰ ਹੈ (ਕਿ ਉਸ ਨੇ ਨਾਨਕ ਨੂੰ ਆਪਣਾ ਗੁਲਾਮ ਬਣਾਇਆ ਹੋਇਆ ਹੈ) ।੪।੨।੮।੪੬।

ਗਉੜੀ ਗੁਆਰੇਰੀ ਮਹਲਾ ੪ ॥ ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛੁਡਾਇ ॥੧॥ ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥ ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥ ਤਿਉ ਹਰਿਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥ ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿਜਨਿ ਹਰਿਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥ ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥ ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥ {ਪੰਨਾ ੧੬੬}

ਪਦ ਅਰਥ :—ਕਿਰਸਾਣੀ—ਖੇਤੀ ਦਾ ਕੰਮ । ਲੋਚੈ—ਤਾਂਘ ਕਰਦਾ ਹੈ । ਜੀਉ ਲਾਇ—ਜੀ ਲਾ ਕੇ, ਮਿਹਨਤ ਨਾਲ । ਜੋਤੈ—ਜੋਂਦਾ ਹੈ । ਅੰਤਿ—ਅੰਤ ਵਿਚ ।੧।

ਗਤਿ—ਮੁਕਤੀ, ਉੱਚੀ ਆਤਮਕ ਅਵਸਥਾ ।੧।ਰਹਾਉ।

ਤੁਰੇ—ਘੋੜੇ । ਧਾਵੈ—ਦੌੜਦਾ ਹੈ, ਜਾਂਦਾ ਹੈ । ਬੋਲਿ—ਬੋਲ ਕੇ ।੨।

ਬਿਖੁ—(ਮਾਇਆ-) ਜ਼ਹਰ । ਸੰਚੈ—ਇਕੱਠਾ ਕਰਦਾ ਹੈ । ਹਾਟਿ—ਹੱਟੀ ਵਿਚ । ਹਰਿ ਜਨਿ—ਹਰਿ ਦੇ ਜਨ ਨੇ ।੩।

ਕੁਟੰਬੁ—ਪਰਵਾਰ, ਢੇਰ, ਖਿਲਾਰਾ । ਭਾਇ ਦੂਜੈ—ਮਾਇਆ ਦੇ ਮੋਹ ਵਿਚ, ਹੋਰ ਹੋਰ ਪਿਆਰ ਵਿਚ । ਫਾਸ—
ਫਾਹੀ । ਜਨਿ ਨਾਨਕਿ—ਦਾਸ ਨਾਨਕ ਨੇ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਪਰਗਾਸ—ਆਤਮਕ ਚਾਨਣ । ੪।

ਅਰਥ :—ਹੇ ਮੇਰੇ ਰਾਮ ! ਮੈਨੂੰ ਮੂਰਖ ਨੂੰ ਉੱਚੀ ਆਤਮਕ ਅਵਸਥਾ ਬਖਸ਼, ਮੈਨੂੰ ਗੁਰੂ ਦੇ ਸੇਵਾ ਦੇ ਕੰਮ ਵਿਚ
ਜੋੜ । ੧। ਰਹਾਉ।

ਕਿਸਾਨ ਖੇਤੀ ਦਾ ਕੰਮ ਜੀ ਲਾ ਕੇ (ਪੂਰੀ ਮਿਹਨਤ ਨਾਲ) ਕਰਦਾ ਹੈ, ਹਲ ਵਾਹੁੰਦਾ ਹੈ ਉੱਦਮ ਕਰਦਾ ਹੈ ਤੇ ਤਾਂਘ
ਕਰਦਾ ਹੈ (ਕਿ ਫਸਲ ਚੰਗਾ ਲੱਗੇ, ਤਾਂ ਜੁ) ਮੇਰਾ ਪੁੱਤਰ ਖਾਏ ਮੇਰੀ ਧੀ ਖਾਏ । ਇਸੇ ਤਰ੍ਹਾਂ ਪਰਮਾਤਮਾ ਦਾ ਦਾਸ
ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ (ਜਿਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਅੰਤ ਵੇਲੇ (ਜਦੋਂ ਹੋਰ ਕੋਈ ਸਾਥੀ
ਨਹੀਂ ਰਹਿ ਜਾਂਦਾ) ਪਰਮਾਤਮਾ ਉਸ ਨੂੰ (ਮੋਹ ਆਦਿਕ ਦੇ ਪੰਜੇ ਤੋਂ) ਛੁਡਾਂਦਾ ਹੈ । ੧।

ਸੌਦਾਗਰ ਸੌਦਾਗਰੀ ਕਰਨ ਵਾਸਤੇ ਘੋੜੇ ਲੈ ਕੇ ਤੁਰ ਪੈਂਦਾ ਹੈ (ਸੌਦਾਗਰੀ ਵਿਚ ਉਹ) ਧਨ ਖੱਟਦਾ ਹੈ (ਹੋਰ ਧਨ ਦੀ)
ਆਸ ਕਰਦਾ ਹੈ (ਜਿਉਂ ਜਿਉਂ ਕਮਾਈ ਕਰਦਾ ਹੈ ਤਿਉਂ ਤਿਉਂ) ਮਾਇਆ ਦਾ ਮੋਹ ਵਧਾਂਦਾ ਜਾਂਦਾ ਹੈ । ਇਸੇ ਤਰ੍ਹਾਂ
ਪਰਮਾਤਮਾ ਦਾ ਦਾਸ ਪਰਮਾਤਮਾ ਦਾ ਨਾਮ ਸਿਮਰਦਾ ਹੈ, ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦਾ ਹੈ । ੨।

ਦੁਕਾਨਦਾਰ ਦੁਕਾਨ ਵਿਚ ਬੈਠ ਕੇ ਦੁਕਾਨ ਦਾ ਕੰਮ ਕਰਦਾ ਹੈ ਤੇ (ਮਾਇਆ) ਇਕੱਠੀ ਕਰਦਾ ਹੈ (ਜੋ ਉਸ ਦੇ ਆਤਮਕ
ਜੀਵਨ ਵਾਸਤੇ) ਜ਼ਹਰ (ਦਾ ਕੰਮ ਕਰਦੀ ਜਾਂਦੀ) ਹੈ (ਕਿਉਂਕਿ ਇਹ ਤਾਂ ਨਿਰਾ) ਮੋਹ ਦਾ ਝੂਠਾ ਖਿਲਾਰਾ ਹੈ, ਝੂਠ ਦਾ
ਪਸਾਰਾ ਹੈ (ਜਿਉਂ ਜਿਉਂ ਇਸ ਵਿਚ ਵਧੀਕ ਰੁੱਝਦਾ ਹੈ ਤਿਉਂ ਤਿਉਂ) ਇਸ ਨਾਸਵੰਤ ਦੇ ਮੋਹ ਵਿਚ ਫਸਦਾ ਜਾਂਦਾ ਹੈ ।
ਇਸੇ ਤਰ੍ਹਾਂ ਪਰਮਾਤਮਾ ਦੇ ਦਾਸ ਨੇ (ਭੀ) ਧਨ ਇਕੱਠਾ ਕੀਤਾ ਹੁੰਦਾ ਹੈ ਪਰ ਉਹ ਹਰਿ-ਨਾਮ ਦਾ ਧਨ ਹੈ, ਇਹ ਨਾਮ-
ਧਨ ਉਹ ਆਪਣੀ ਜ਼ਿੰਦਗੀ ਦੇ ਸਫ਼ਰ ਵਾਸਤੇ ਖਰਚ (ਦੇ ਤੌਰ ਤੇ) ਲੈ ਜਾਂਦਾ ਹੈ । ੩।

ਮਾਇਆ ਦੇ ਮੋਹ ਦਾ ਇਹ ਖਿਲਾਰਾ (ਤਾਂ) ਮਾਇਆ ਦੇ ਮੋਹ ਵਿਚ ਫਸਾਣ ਲਈ ਫਾਹੀ ਹੈ । ਇਸ ਵਿਚੋਂ ਉਹ ਮਨੁੱਖ
ਪਾਰ ਲੰਘਦਾ ਹੈ, ਜੇਹੜਾ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਦਾਸਾਂ ਦਾ ਦਾਸ ਬਣਦਾ ਹੈ । ਦਾਸ ਨਾਨਕ ਨੇ (ਭੀ)
ਗੁਰੂ ਦੀ ਸਰਨ ਪੈ ਕੇ (ਆਤਮਕ ਜੀਵਨ ਵਾਸਤੇ) ਚਾਨਣ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ
ਹੈ । ੪। ੩। ੯। ੪੭।

ਗਉੜੀ ਬੈਰਾਗਣਿ ਮਹਲਾ ੪ ॥ ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ ਸਿਰਿ
ਭਾਰੁ ਉਠਾਇਆ ॥ ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥ ਮੇਰੇ ਰਾਮ ਤੋੜਿ ਬੰਧਨ ਮਾਇਆ
ਘਰ ਕੈ ਕੰਮਿ ਲਾਇ ॥ ਨਿਤ ਹਰਿਗੁਣ ਗਾਵਹ ਹਰਿਨਾਮਿ ਸਮਾਇ ॥੧॥ ਰਹਾਉ ॥ ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ
ਰਾਜੇ, ਅਰਥਿ ਸਭ ਮਾਇਆ ॥ ਕੈ ਬੰਧੈ, ਕੈ ਡਾਨਿ ਲੇਇ, ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ
ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥ ਨਿਤ ਸਉਦਾ ਸੂਦੁ ਕੀਚੈ, ਬਹੁ ਭਾਤਿ ਕਰਿ,
ਮਾਇਆ ਕੈ ਤਾਈ ॥ ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ
ਪਾਈ ॥੩॥ ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ
ਗੁਰ ਆਗੈ ॥ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥ {ਪੰਨਾ ੧੬੬-੧੬੭}

ਪਦ ਅਰਥ :—ਭਰਮੈ—ਭਟਕਦਾ ਹੈ । ਸਿਰਿ—ਸਿਰ ਉੱਤੇ । ਘਰ ਕੈ ਕੰਮਿ—ਘਰ ਦੇ ਕੰਮ ਵਿਚ, ਆਪਣੇ ਅਸਲੀ
ਕੰਮ ਵਿਚ । ੧।

ਗਾਵਹ—ਅਸੀ ਗਾਵੀਏ । ਨਾਮਿ—ਨਾਮ ਵਿਚ । ਸਮਾਇ—ਲੀਨ ਹੋ ਕੇ । ੧। ਰਹਾਉ।

ਨਰਪਤਿ—ਰਾਜਾ । ਅਰਥਿ—ਖਾਤਰ, ਵਾਸਤੇ । ਕੈ—ਜਾਂ । ਬੰਧੈ—ਬੰਨ੍ਹ ਲੈਂਦਾ ਹੈ । ਡਾਨਿ—ਡੰਨ, ਜੁਰਮਾਨਾ ।
ਲੇਇ—ਲੈਂਦਾ ਹੈ । ਜਿਤੁ—ਜਿਸ (ਸੇਵਾ) ਦੀ ਰਾਹੀਂ । ੨।

ਕੀਚੈ—ਕਰੀਦਾ ਹੈ । ਭਾਤਿ—ਕਿਸਮ । ਕੈ ਤਾਈ—ਵਾਸਤੇ, ਦੀ ਖ਼ਾਤਰ । ਜਾ—ਜਦੋਂ । ਮਨੇ—ਮਨਿ, ਮਨ ਵਿਚ ।੩।

ਭੂਖ ਅਨ ਰਸ ਸਾਦ—ਹੋਰ ਰਸਾਂ ਤੇ ਸੁਆਦਾਂ ਦੀ ਭੁੱਖ । ਰਸਿ—ਰਸ ਨਾਲ ।੪।

ਅਰਥ :—ਹੇ ਮੇਰੇ ਰਾਮ ! (ਅਸਾਂ ਜੀਵਾਂ ਦੇ) ਮਾਇਆ ਦੇ ਬੰਧਨ ਤੋੜ ਤੇ ਸਾਨੂੰ ਸਾਡੇ ਅਸਲੀ ਆਪਣੇ ਕੰਮ ਵਿਚ ਜੋੜ, ਅਸੀਂ ਹਰਿ-ਨਾਮ ਵਿਚ ਲੀਨ ਹੋ ਕੇ ਸਦਾ ਹਰਿ-ਗੁਣ ਗਾਂਦੇ ਰਹੀਏ ।੧। ਰਹਾਉ।

ਜੇਹੜਾ ਮਨੁੱਖ ਸਦਾ ਦਿਨ ਰਾਤ (ਮਾਇਆ ਦਾ) ਲਾਲਚ ਕਰਦਾ ਰਹਿੰਦਾ ਹੈ ਮਾਇਆ ਦੀ ਪ੍ਰੇਰਨਾ ਵਿਚ ਆ ਕੇ ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ, ਉਹ ਉਸ ਵੇਗਾਰੀ ਵਾਂਗ ਹੈ ਜੋ ਆਪਣੇ ਸਿਰ ਉੱਤੇ (ਬਿਗਾਨਾ) ਭਾਰ ਚੁੱਕ ਕੇ ਵੇਗਾਰ ਕੱਢਦਾ ਫਿਰਦਾ ਹੈ । ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ (ਗੁਰੂ ਦੀ ਦੱਸੀ ਸੇਵਾ ਕਰਦਾ ਹੈ) ਉਸ ਨੂੰ ਪਰਮਾਤਮਾ ਨੇ (ਨਾਮ-ਸਿਮਰਨ ਦੇ) ਉਸ ਕੰਮ ਵਿਚ ਲਾ ਦਿੱਤਾ ਹੈ ਜੋ ਉਸ ਦਾ ਅਸਲ ਆਪਣਾ ਕੰਮ ਹੈ ।੧।

ਨਿਰੋਲ ਮਾਇਆ ਦੀ ਖ਼ਾਤਰ ਕੋਈ ਮਨੁੱਖ ਕਿਸੇ ਰਾਜੇ-ਪਾਤਿਸ਼ਾਹ ਦੀ ਨੌਕਰੀ ਕਰਦਾ ਹੈ । ਰਾਜਾ ਕਈ ਵਾਰੀ (ਕਿਸੇ ਖੁਨਾਮੀ ਦੇ ਕਾਰਨ ਉਸ ਨੂੰ) ਕੈਦ ਕਰ ਦੇਂਦਾ ਹੈ ਜਾਂ (ਕੋਈ ਜੁਰਮਾਨਾ ਆਦਿਕ) ਸਜ਼ਾ ਦੇਂਦਾ ਹੈ, ਜਾਂ, ਰਾਜਾ (ਆਪ ਹੀ) ਮਰ ਜਾਂਦਾ ਹੈ (ਤੇ ਉਸ ਮਨੁੱਖ ਦੀ ਨੌਕਰੀ ਹੀ ਮੁੱਕ ਜਾਂਦੀ ਹੈ) । ਪਰ ਸਤਿਗੁਰੂ ਦੀ ਸੇਵਾ ਸਦਾ ਫਲ ਦੇਣ ਵਾਲੀ ਹੈ ਸਦਾ ਸਲਾਹੁਣ-ਯੋਗ ਹੈ, ਕਿਉਂਕਿ ਇਸ ਸੇਵਾ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਦਾ ਹੈ ।੨।

ਮਾਇਆ ਕਮਾਣ ਦੀ ਖ਼ਾਤਰ ਕਈ ਤਰ੍ਹਾਂ ਦਾ ਸਦਾ ਵਣਜ-ਵਿਹਾਰ ਭੀ ਕਰੀਦਾ ਹੈ, ਜਦੋਂ (ਉਹ ਵਣਜ-ਵਪਾਰ) ਨਫ਼ਾ ਦੇਂਦਾ ਹੈ ਤਾਂ ਮਨ ਵਿਚ ਖੁਸ਼ੀ ਹੁੰਦੀ ਹੈ, ਪਰ ਘਾਟਾ ਪੈਣ ਤੇ ਮਨੁੱਖ (ਹਾਹੁਕੇ ਨਾਲ) ਮਰ ਜਾਂਦਾ ਹੈ । ਪਰ ਜੇਹੜਾ ਮਨੁੱਖ ਆਪਣੇ ਗੁਰੂ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੌਦੇ ਦੀ ਸਾਂਝ ਪਾਂਦਾ ਹੈ, ਉਹ ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੩।

ਹੋਰ ਹੋਰ ਰਸਾਂ ਦੀ ਹੋਰ ਹੋਰ ਸੁਆਦਾਂ ਦੀ ਜਿਤਨੀ ਭੀ ਤ੍ਰਿਸ਼ਨਾ (ਮਨੁੱਖ ਨੂੰ ਲੱਗਦੀ) ਹੈ, (ਜਿਉਂ ਜਿਉਂ ਰਸ ਸੁਆਦ ਮਾਣੀਦੇ ਹਨ) ਉਤਨੀ ਹੀ ਵਧੀਕ ਤ੍ਰਿਸ਼ਨਾ ਮੁੜ ਮੁੜ ਲੱਗਦੀ ਜਾਂਦੀ ਹੈ (ਮਾਇਕ ਰਸਾਂ ਵਲੋਂ ਮਨੁੱਖ ਕਦੇ ਭੀ ਰੱਜਦਾ ਨਹੀਂ) । ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਹ ਮਨੁੱਖ ਗੁਰੂ ਅਗੇ (ਆਪਣਾ) ਸਿਰ ਵੇਚ ਦੇਂਦਾ ਹੈ (ਉਹ ਆਪਣਾ ਆਪ ਗੁਰੂ ਦੇ ਹਵਾਲੇ ਕਰਦਾ ਹੈ) । ਹੇ ਦਾਸ ਨਾਨਕ ! ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ ਰੱਜ ਜਾਂਦਾ ਹੈ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ ।੪।੪।੧੦।੪੮।

ਗਉੜੀ ਬੈਰਾਗਣਿ ਮਹਲਾ ੪ ॥ ਹਮਰੈ ਮਨਿ ਚਿਤਿ ਹਰਿ ਆਸ ਨਿਤ, ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥ ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿਨਾਮੁ ਛਡਾਵੈ ॥੨॥ ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰ ਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥ ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੁ ਨਾਨਕ ਜਨ ਕੇਰਾ ਜਿਤੁ ਮਿਲਿਐ ਚੁਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ {ਪੰਨਾ ੧੬੭}

ਪਦ ਅਰਥ :—ਮਨਿ—ਮਨ ਵਿਚ । ਚਿਤਿ—ਚਿਤ ਵਿਚ । ਹਰਿ—ਹੇ ਹਰੀ ! ਦੇਖਾ—ਦੇਖਾਂ, ਮੈਂ ਵੇਖਾਂ । ਜਿਨਿ—ਜਿਸ (ਹਰੀ) ਨੇ ।੧।

ਦੁਆਰਿ—ਦਰ ਤੇ । ਮਤੁ—ਸ਼ਾਇਦ ।੧।ਰਹਾਉ।

ਗਣਤ ਨ ਆਵੈ—ਗਿਣਤੀ ਕੀਤੀ ਨਹੀਂ ਜਾ ਸਕਦੀ ।੨।

ਕਹਾ—ਕਹਾਂ, ਮੈਂ ਆਖਾਂ । ਗੁਰੁ ਬੋਲਹ—ਅਸੀਂ ‘ਗੁਰੂ ਗੁਰੂ’ ਬੋਲਦੇ ਹਾਂ । ਬਿਸਮੁ—ਅਸਚਰਜ ਆਤਮਕ ਹਾਲਤ । ਸਤਿਗੁਰਿ—ਸਤਿਗੁਰ ਨੇ । ਬੰਧਪੁ—ਰਿਸ਼ਤੇਦਾਰ । ਸਖਾ—ਮਿੱਤਰ ।੩।

ਬਿਧਿ—ਹਾਲਤ । ਸਾ ਬਿਧਿ—ਉਹ ਹਾਲਤ । ਕੀਰੇ—ਕੀੜੇ । ਥਾਪੇ—ਥਾਪਨਾ ਦਿੱਤੀ, ਵਡਿਆਈ ਦਿੱਤੀ । ਕੇਰਾ—ਦਾ । ਸਭਿ—ਸਾਰੇ ।੪।

ਅਰਥ :—ਹੇ ਮੇਰੇ ਮਨ ! ਮੈਂ ਪਾਪੀ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆ ਡਿੱਗਾ ਹਾਂ ਕਿ ਸ਼ਾਇਦ (ਇਸ ਤਰ੍ਹਾਂ) ਤੂੰ ਆਪਣੀ ਮਿਹਰ ਕਰ ਕੇ ਮੈਨੂੰ ਗੁਣ-ਹੀਨ ਨੂੰ ਆਪਣੇ ਚਰਨਾਂ ਵਿਚ ਜੋੜ ਲਏਂ ।੧।ਰਹਾਉ।

ਹੇ ਹਰੀ ! ਮੇਰੇ ਮਨ ਵਿਚ ਚਿੱਤ ਵਿਚ ਸਦਾ ਇਹ ਆਸ ਰਹਿੰਦੀ ਹੈ ਕਿ ਮੈਂ ਕਿਸੇ ਤਰ੍ਹਾਂ ਤੇਰਾ ਦਰਸਨ ਕਰ ਸਕਾਂ । (ਹੇ ਭਾਈ !) ਜਿਸ ਹਰੀ ਨੇ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ ਉਹੀ ਜਾਣਦਾ ਹੈ, ਮੈਨੂੰ ਆਪਣੇ ਮਨ ਵਿਚ ਚਿੱਤ ਵਿਚ ਹਰੀ ਬਹੁਤ ਪਿਆਰਾ ਲੱਗ ਰਿਹਾ ਹੈ । ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਮੇਰਾ ਵਿੱਛੜਿਆ ਹੋਇਆ ਸਿਰਜਣਹਾਰ ਹਰੀ ਮਿਲਾ ਦਿੱਤਾ ਹੈ ।੧।

ਹੇ ਹਰੀ ! ਮੇਰੇ ਅੰਦਰ ਬੇਅੰਤ ਅਉਗਣ ਹਨ, ਗਿਣੇ ਨਹੀਂ ਜਾ ਸਕਦੇ, ਮੈਂ ਮੁੜ ਮੁੜ ਔਗਣ ਕਰਦਾ ਹਾਂ । ਤੂੰ ਗੁਣਾਂ ਦਾ ਮਾਲਕ ਹੈਂ, ਦਇਆ ਦਾ ਘਰ ਹੈਂ ਜਦੋਂ ਤੇਰੀ ਰਜਾ ਹੁੰਦੀ ਹੈ ਤੂੰ ਆਪ ਹੀ ਬਖਸ਼ ਲੈਂਦਾ ਹੈਂ । (ਹੇ ਭਾਈ !) ਸਾਡੇ ਵਰਗੇ ਪਾਪੀਆਂ ਨੂੰ ਹਰੀ ਗੁਰੂ ਦੀ ਸੰਗਤਿ ਵਿਚ ਰੱਖਦਾ ਹੈ, ਉਪਦੇਸ਼ ਦੇਂਦਾ ਹੈ, ਤੇ ਉਸ ਦਾ ਨਾਮ ਵਿਕਾਰਾਂ ਤੋਂ ਖਲਾਸੀ ਕਰਾ ਦੇਂਦਾ ਹੈ ।੨।

ਹੇ ਮੇਰੇ ਸਤਿਗੁਰੂ ! ਮੈਂ ਤੇਰੇ ਗੁਣ ਕੀਹ ਕੀਹ ਦੱਸਾਂ ? ਜਦੋਂ ਮੈਂ ‘ਗੁਰੂ ਗੁਰੂ’ ਜਪਦਾ ਹਾਂ, ਮੇਰੀ ਅਸਚਰਜ ਆਤਮਕ ਹਾਲਤ ਬਣ ਜਾਂਦੀ ਹੈ । ਸਾਡੇ ਵਰਗੇ ਪਾਪੀਆਂ ਨੂੰ ਜਿਵੇਂ ਸਤਿਗੁਰੂ ਨੇ ਰੱਖ ਲਿਆ ਹੈ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲਿਆ ਹੈ ਹੋਰ ਕੌਣ (ਇਸ ਤਰ੍ਹਾਂ) ਰੱਖ ਸਕਦਾ ਹੈ ? ਹੇ ਹਰੀ ! ਤੂੰ ਹੀ ਮੇਰਾ ਗੁਰੂ ਹੈਂ, ਮੇਰਾ ਪਿਤਾ ਹੈਂ, ਮੇਰਾ ਰਿਸ਼ਤੇਦਾਰ ਹੈਂ, ਮੇਰਾ ਮਿੱਤਰ ਹੈਂ ।੩।

ਹੇ ਮੇਰੇ ਸਤਿਗੁਰੂ ! ਹੇ ਮੇਰੇ ਹਰੀ ! ਜੇਹੜੀ ਮੇਰੀ ਹਾਲਤ ਹੁੰਦੀ ਸੀ ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ । ਮੈਂ ਰੁਲਦਾ ਫਿਰਦਾ ਸਾਂ ਕੋਈ ਮੇਰੀ ਵਾਤ ਨਹੀਂ ਸੀ ਪੁੱਛਦਾ ਤੂੰ ਮੈਨੂੰ ਕੀੜੇ ਨੂੰ ਗੁਰੂ ਸਤਿਗੁਰੂ ਦੇ ਚਰਨਾਂ ਵਿਚ ਲਿਆ ਕੇ ਵਡਿਆਈ ਬਖਸ਼ੀ । (ਹੇ ਭਾਈ !) ਦਾਸ ਨਾਨਕ ਦਾ ਗੁਰੂ ਧੰਨ ਹੈ ਧੰਨ ਹੈ ਜਿਸ (ਗੁਰੂ) ਨੂੰ ਮਿਲ ਕੇ ਮੇਰੇ ਸਾਰੇ ਸੋਗ ਮੁੱਕ ਗਏ ਮੇਰੇ ਸਾਰੇ ਕਲੇਸ਼ ਦੂਰ ਹੋ ਗਏ ।੪।੫।੧੧।੪੯।

ਗਉੜੀ ਬੈਰਾਗਣਿ ਮਹਲਾ ੪ ॥ ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਹੀ ਕਿਛੁ ਵੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ, ਸੰਗਿ ਗੁਰ ਉਬਰੇ, ਪੁੰਨੁ ਸਤਿਗੁਰ ਕੇਰਾ ॥੨॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੁ ਹਉ ਕਰਿ ਜਾਣੀ ॥੩॥ ਸਭੁ

ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ
ਵਿਹਾਇਆ ਹਰਿ ਗੁਲਾਮ ਗੁਲਾਮੀ ॥੪॥੬॥੧੨॥੫੦॥ {ਪੰਨਾ ੧੬੭-੧੬੮}

ਪਦ ਅਰਥ :—ਕੰਚਨ—ਸੋਨਾ । ਜੀਉ—ਜਿੰਦ, ਮਨ । ਅਨ ਰਸਿ—ਹੋਰ ਹੋਰ (ਪਦਾਰਥਾਂ ਦੇ) ਰਸ ਵਿਚ । ਚਿਤਿ—
ਚਿੱਤ ਵਿਚ । ਛੁਟਾ—ਛੁਟਾਂ, ਮੈਂ (ਇਸ ਮੋਹ ਵਿਚੋਂ) ਨਿਕਲਾਂ ।੧।

ਕਰਮ—ਕੰਮ । ਸਭਿ—ਸਾਰੇ ।੧। ਰਹਾਉ।

ਢੰਗੁ—ਸੁਚੱਜ । ਬੋਲਹ—ਅਸੀ ਬੋਲੀਏ । ਬਿਹੁਨ—ਸੱਖਣੇ । ਸੰਗਿ—ਸੰਗਤਿ ਵਿਚ । ਪੁੰਨੁ—ਨੇਕੀ । ਕੇਰਾ—
ਦਾ ।੨।

ਜੀਉ—ਜਿੰਦ । ਪਿੰਡੁ—ਸਰੀਰ । ਕਉ—ਵਾਸਤੇ । ਅਨਿ—ਅਨਿਕ, ਅਨੇਕਾਂ । ਜਿਨਿ—ਜਿਸ ਨੇ । ਹਉ—
ਮੈਂ ।੩।

ਕਰਹ—ਕਰੀਏ । ਤੁਮ—ਤੁਮਾਰਾ, ਤੇਰਾ । ਹਾਟਿ—ਹੱਟੀ ਵਿਚੋਂ, ਮੰਡੀ ਵਿਚ । ਗੁਲਾਮ ਗੁਲਾਮੀ—ਗੁਲਾਮਾਂ ਦਾ
ਗੁਲਾਮ ।੪।

ਅਰਥ :—ਹੇ ਮੇਰੇ ਰਾਮ ! ਮੇਰੇ ਹਰੀ ! ਮੇਰੇ ਇਹ ਨੀਚ ਕੰਮ ਹਨ । ਪਰ ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਦਇਆ ਦਾ
ਘਰ ਹੈਂ, ਮਿਹਰ ਕਰ ਤੇ ਮੇਰੇ ਸਾਰੇ ਅਉਗਣ ਬਖਸ਼ ।੧। ਰਹਾਉ।

ਮੇਰੀ ਜਿੰਦ ਸੋਨੇ (ਦੇ ਮੋਹ) ਵਿਚ ਇਸੜੀ (ਦੇ ਮੋਹ) ਵਿਚ ਫਸੀ ਹੋਈ ਹੈ, ਮਾਇਆ ਦਾ ਮੋਹ ਮੈਨੂੰ ਮਿੱਠਾ ਲੱਗ ਰਿਹਾ
ਹੈ । ਘਰ, ਪੱਕੇ ਮਹਲ ਘੋੜੇ (ਵੇਖ ਵੇਖ ਕੇ) ਮੈਨੂੰ ਚਾਉ ਚੜ੍ਹਦਾ ਹੈ, ਮੇਰਾ ਮਨ ਹੋਰ ਹੋਰ (ਪਦਾਰਥਾਂ ਦੇ) ਰਸ ਵਿਚ
ਲੱਗਾ ਹੋਇਆ ਹੈ । ਹੇ ਮੇਰੇ ਹਰੀ ! ਹੇ ਮੇਰੇ ਰਾਜਨ ! (ਤੂੰ) ਪਰਮਾਤਮਾ ਕਦੇ ਮੇਰੇ ਚਿੱਤ ਵਿਚ ਨਹੀਂ ਆਉਂਦਾ । ਮੈਂ
(ਇਸ ਮੋਹ ਵਿਚੋਂ) ਕਿਵੇਂ ਨਿਕਲਾਂ ? ।੧।

ਨਾਹ ਮੇਰਾ (ਸੁੰਦਰ) ਰੂਪ ਹੈ, ਨਾਹ ਮੇਰੀ ਉੱਚੀ ਜਾਤਿ ਹੈ, ਨਾਹ ਮੇਰੇ ਵਿਚ ਕੋਈ ਸੁਚੱਜ ਹੈ । ਹੇ ਪ੍ਰਭੂ ! ਮੈਂ ਗੁਣਾਂ ਤੋਂ
ਸੱਖਣਾ ਹਾਂ, ਮੈਂ ਤੇਰਾ ਨਾਮ ਨਹੀਂ ਜਪਿਆ, ਮੈਂ ਕੇਹੜਾ ਮੂੰਹ ਲੈ ਕੇ (ਤੇਰੇ ਸਾਹਮਣੇ) ਗੱਲ ਕਰਨ ਜੋਗਾ ਹਾਂ ? ਇਹ
ਸਤਿਗੁਰੂ ਦੀ ਮਿਹਰ ਹੋਈ ਹੈ ਕਿ ਮੈਂ ਪਾਪੀ ਗੁਰੂ ਦੀ ਸੰਗਤਿ ਵਿਚ ਰਹਿ ਕੇ (ਪਾਪਾਂ ਤੋਂ) ਬਚ ਗਿਆ ਹਾਂ ।੨।

ਇਹ ਜਿੰਦ ਇਹ ਸਰੀਰ ਇਹ ਮੂੰਹ ਇਹ ਨੱਕ ਆਦਿਕ ਅੰਗ ਇਹ ਸਭ ਕੁਝ ਪਰਮਾਤਮਾ ਨੇ ਮੈਨੂੰ ਦਿੱਤਾ ਹੈ, ਪਾਣੀ
(ਹਵਾ ਅੰਗ ਆਦਿਕ) ਮੈਨੂੰ ਉਸ ਨੇ ਵਰਤਣ ਲਈ ਦਿੱਤੇ ਹਨ । ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ
ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ । ਪਰ ਜਿਸ ਪਰਮਾਤਮਾ ਨੇ ਇਹ ਸਾਰੇ
ਪਦਾਰਥ ਦਿੱਤੇ ਹਨ, ਉਹ ਮੈਨੂੰ ਕਦੇ ਚੇਤੇ ਭੀ ਨਹੀਂ ਆਉਂਦਾ ਹੈ । ਮੈਂ (ਮੂਰਖ-) ਪਸ਼ੂ ਆਪਣੇ ਆਪ ਨੂੰ ਵੱਡਾ ਕਰ ਕੇ
ਜਾਣਦਾ ਹਾਂ ।੩।

(ਹੇ ਪ੍ਰਭੂ ! ਸਾਡੇ ਜੀਵਾਂ ਦੇ ਵੱਸ ਭੀ ਕੀਹ ਹੈ ? ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਤੂੰ
ਹਰੇਕ ਜੀਵ ਦੇ ਦਿਲ ਦੀ ਜਾਣਦਾ ਹੈਂ । ਅਸੀ ਨਿਮਾਣੇ ਜੀਵ (ਤੈਥੋਂ ਆਕੀ ਹੋ ਕੇ) ਕੀਹ ਕਰ ਸਕਦੇ ਹਾਂ ? ਹੇ
ਸੁਆਮੀ ! ਇਹ ਸਾਰਾ ਤੇਰਾ ਹੀ ਖੇਲ ਹੋ ਰਿਹਾ ਹੈ । (ਜਿਵੇਂ ਕੋਈ ਗੁਲਾਮ ਮੰਡੀ ਵਿਚੋਂ ਖਰੀਦਿਆ ਜਾਂਦਾ ਹੈ, ਤਿਵੇਂ)
ਇਹ ਤੇਰਾ ਦਾਸ ਨਾਨਕ (ਤੇਰੀ ਸਾਧ-ਸੰਗਤਿ) ਹੱਟੀ ਵਿਚ (ਤੇਰੇ ਸੋਹਣੇ ਨਾਮ ਤੋਂ) ਵਿਕਿਆ ਹੋਇਆ ਹੈ, ਤੇਰੇ ਗੁਲਾਮਾਂ
ਦਾ ਗੁਲਾਮ ਹੈ ।੪।੬।੧੨।੫੦।

ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ
ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰੁ ਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ ਮੇਰੇ ਰਾਮ ਹਮ ਬਾਰਿਕ
ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੁ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ

॥ ਜੈਸੀ ਗਗਨਿ ਫਿਰੰਤੀ ਉਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ
 ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ ਜੈਸੇ ਕਾਤੀ ਤੀਸ ਬਤੀਸ ਹੈ ਵਿਚਿ
 ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ
 ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ
 ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ
 ॥ ਐਸਾ ਹਰਿਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛੁਡਾਇਆ
 ॥੪॥੧੩॥੫੧॥ {ਪੰਨਾ ੧੬੮}

ਪਦ ਅਰਥ :—ਜਨਨੀ—ਮਾਂ । ਜਣਿ—ਜੰਮ ਕੇ, ਜਨਮ ਦੇ ਕੇ । ਨਦਰਿ ਮਝਾਰਿ—ਨਜ਼ਰ ਹੇਠ । ਮੁਖਿ—ਮੂੰਹ
 ਵਿਚ । ਦੇ—ਦੇਂਦੀ ਹੈ । ਗਿਰਾਸੁ—ਗਿਰਾਹੀ । ਪੋਚਾਰਿ—ਪੁਚਕਾਰ ਕੇ, ਪਿਆਰ ਕਰ ਕੇ । ਸਿਖ ਰਾਖਤਾ—ਸਿੱਖਾਂ ਨੂੰ
 ਰੱਖਦਾ ਹੈ । ਪਿਆਰਿ—ਪਿਆਰ ਨਾਲ । ੧।

ਰਾਮ—ਹੇ ਰਾਮ ! ਪਾਧਾ—ਪਾਂਧਾ, ਪੜ੍ਹਾਣ ਵਾਲਾ । ਜਿਨਿ—ਜਿਸ ਨੇ । ਦੇ—ਦੇ ਕੇ । ੧। ਰਹਾਉ ।

ਗਗਨਿ—ਆਕਾਸ਼ ਵਿਚ । ਬਾਗੇ—ਬੱਗੇ, ਚਿੱਟੇ । ਕਪਰੇ ਵਾਲੀ—ਕੱਪੜਿਆਂ ਵਾਲੀ, ਖੰਭਾਂ ਵਾਲੀ । ਬਿਚਿ—ਵਿਚ ।
 ਬਚਰੇ—ਨਿੱਕੇ ਨਿੱਕੇ ਬੱਚੇ । ਸਾਰਿ—ਸਾਂਭ ਕੇ । ਜੀਅ ਨਾਲੀ—ਜਿੰਦ ਨਾਲ । ੨।

ਕਾਤੀ ਤੀਸ ਬਤੀਸ—ਤੀਹਾਂ ਬੱਤੀਆਂ (ਦੰਦਾਂ) ਦੀ ਕੈਂਚੀ । ਰਸਨਾ—ਜੀਭ । ਰਤੁ—ਲਹੂ । ਕੇਰੀ—ਦੀ ।
 ਵਸਗਤਿ—ਇਖਤਿਆਰ ਵਿਚ । ਪੈਜ—ਇੱਜ਼ਤ । ੩।

ਹਾਥਿ—ਹੱਥ ਵਿਚ । ਜਰਾ—ਬੁਢੇਪਾ । ਮਰਾ—ਮੌਤ । ਤਾਪੁ ਸਾਪੁ—ਤਾਪ ਸ੍ਰਾਪ, ਤਾਪ ਆਦਿਕ । ਸਿਰਤਿ—ਸਿਰ-
 ਪੀੜ । ਮਨਿ—ਮਨ ਵਿਚ । ਚਿਤਿ—ਚਿੱਤ ਵਿਚ । ਅੰਤੀ ਅਉਸਰਿ—ਅਖੀਰਲੇ ਸਮੇਂ । ੪।

ਅਰਥ :—ਹੇ ਮੇਰੇ ਰਾਮ ! ਹੇ ਹਰੀ ! ਹੇ ਪ੍ਰਭੂ ! ਅਸੀਂ ਤੇਰੇ ਅੰਵਾਣ ਬੱਚੇ ਹਾਂ । ਸ਼ਾਬਾਸ਼ੇ ਉਪਦੇਸ਼-ਦਾਤੇ ਗੁਰੂ ਸਤਿਗੁਰੂ
 ਨੂੰ, ਜਿਸ ਨੇ ਹਰਿ-ਨਾਮ ਦਾ ਉਪਦੇਸ਼ ਦੇ ਕੇ ਸਾਨੂੰ ਸਿਆਣੇ ਬਣਾ ਦਿੱਤਾ ਹੈ । ੧। ਰਹਾਉ ।

ਜਿਵੇਂ ਮਾਂ ਪੁੱਤਰ ਨੂੰ ਜਨਮ ਦੇ ਕੇ (ਉਸ ਨੂੰ) ਆਪਣੀ ਨਜ਼ਰ ਹੇਠ ਰੱਖਦੀ ਹੈ ਤੇ ਪਾਲਦੀ ਹੈ (ਘਰ ਵਿਚ) ਅੰਦਰ ਬਾਹਰ
 (ਕੰਮ ਕਰਦੀ ਹੋਈ ਭੀ) ਖਿਨ ਖਿਨ ਪਿਆਰ ਕਰ ਕੇ (ਉਸ ਪੁੱਤਰ ਦੇ) ਮੂੰਹ ਵਿਚ ਗਿਰਾਹੀ ਦੇਂਦੀ ਰਹਿੰਦੀ ਹੈ । ਇਸੇ
 ਤਰ੍ਹਾਂ ਗੁਰੂ ਸਤਿਗੁਰੂ ਸਿੱਖਾਂ ਨੂੰ ਪਰਮਾਤਮਾ ਦੀ ਪ੍ਰੀਤਿ (ਦੀ ਆਤਮਕ ਖੁਰਾਕ) ਦੇ ਕੇ ਪਿਆਰ ਨਾਲ ਸੰਭਾਲਦਾ ਹੈ । ੧।

ਜਿਵੇਂ ਚਿੱਟੇ ਖੰਭਾਂ ਵਾਲੀ (ਕੂੰਜ) ਆਸਮਾਨ ਵਿਚ ਉੱਡਦੀ ਫਿਰਦੀ ਹੈ, ਪਰ ਉਹ ਪਿੱਛੇ (ਰਹੇ ਹੋਏ ਆਪਣੇ) ਨਿੱਕੇ ਨਿੱਕੇ
 ਬੱਚਿਆਂ ਵਿਚ ਆਪਣਾ ਚਿੱਤ ਰੱਖਦੀ ਹੈ, ਸਦਾ ਉਹਨਾਂ ਨੂੰ ਆਪਣੇ ਹਿਰਦੇ ਵਿਚ ਸਾਂਭਦੀ ਹੈ ਸੰਭਾਲਦੀ ਹੈ; ਇਸੇ ਤਰ੍ਹਾਂ
 ਗੁਰੂ ਤੇ ਸਿੱਖ ਦੀ ਪ੍ਰੀਤਿ ਹੈ, ਗੁਰੂ ਆਪਣੇ ਸਿੱਖਾਂ ਨੂੰ ਹਰੀ ਦੀ ਪ੍ਰੀਤਿ ਦੇ ਕੇ ਉਹਨਾਂ ਨੂੰ ਆਪਣੀ ਜਿੰਦ ਦੇ ਨਾਲ ਰੱਖਦਾ
 ਹੈ । ੨।

ਜਿਵੇਂ ਤੀਹਾਂ ਬੱਤੀਆਂ (ਦੰਦਾਂ) ਦੀ ਕੈਂਚੀ ਹੈ (ਉਸ ਕੈਂਚੀ) ਵਿਚ (ਪਰਮਾਤਮਾ) ਮਾਸ ਤੇ ਲਹੂ ਦੀ ਬਣੀ ਹੋਈ ਜੀਭ ਨੂੰ
 (ਬਚਾ ਕੇ) ਰੱਖਦਾ ਹੈ । ਕੋਈ ਮਨੁੱਖ ਪਿਆ ਸਮਝੇ ਕਿ (ਬਚ ਕੇ ਰਹਿਣਾ ਜਾਂ ਬਚਾ ਕੇ ਰੱਖਣਾ) ਮਾਸ ਦੀ ਜੀਭ ਦੇ ਹੱਥ
 ਵਿਚ ਹੈ ਜਾਂ (ਦੰਦਾਂ ਦੀ) ਕੈਂਚੀ ਦੇ ਵੱਸ ਵਿਚ ਹੈ, ਇਹ ਤਾਂ ਪਰਮਾਤਮਾ ਦੇ ਵੱਸ ਵਿਚ ਹੀ ਹੈ । ਇਸੇ ਤਰ੍ਹਾਂ ਲੋਕ ਤਾਂ
 ਸੰਤ ਜਨਾਂ ਦੀ ਨਿੰਦਾ ਕਰਦੇ ਹਨ, ਪਰ ਪਰਮਾਤਮਾ ਆਪਣੇ ਸੇਵਕਾਂ ਦੀ ਲਾਜ (ਹੀ) ਰੱਖਦਾ ਹੈ । ੩।

(ਹੇ ਭਾਈ !) ਮਤਾਂ ਕੋਈ ਸਮਝੋ ਕਿ ਕਿਸੇ ਮਨੁੱਖ ਦੇ ਕੁਝ ਵੱਸ ਵਿਚ ਹੈ । ਇਹ ਤਾਂ ਸਭ ਕੁਝ ਪਰਮਾਤਮਾ ਆਪ ਹੀ
 ਕਰਦਾ ਹੈ ਆਪ ਹੀ ਕਰਾਂਦਾ ਹੈ । ਬੁਢੇਪਾ, ਮੌਤ, ਸਿਰ-ਪੀੜ, ਤਾਪ ਆਦਿਕ ਹਰੇਕ (ਦੁਖ-ਕਲੇਸ਼) ਪਰਮਾਤਮਾ ਦੇ
 ਵੱਸ ਵਿਚ ਹੈ । ਪਰਮਾਤਮਾ ਦੇ ਲਾਣ ਤੋਂ ਬਿਨਾ ਕੋਈ ਰੋਗ (ਕਿਸੇ ਜੀਵ ਨੂੰ) ਲੱਗ ਨਹੀਂ ਸਕਦਾ ।

ਹੇ ਦਾਸ ਨਾਨਕ ! ਜੇਹੜਾ ਹਰਿ-ਨਾਮ ਅਖੀਰਲੇ ਸਮੇ (ਜਮ ਆਦਿਕਾਂ ਤੋਂ) ਛੁਡਾ ਲੈਂਦਾ ਹੈ ਉਸ ਨੂੰ ਆਪਣੇ ਮਨ ਵਿਚ ਚਿੱਤ ਵਿਚ ਸਦਾ ਸਿਮਰਦੇ ਰਹੋ ।੪।੨।੧੩।੫੧।

ਗਉੜੀ ਬੈਰਾਗਣਿ ਮਹਲਾ ੪ ॥ ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਗੀਐ ॥੧॥ ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛੁ ਪੁੰਨੀ ਜਨ ਕੇਰੀਆ ਲੇ ਸਤਿਗੁਰੁ ਪੂਰਾ ॥੨॥ ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰੁ ਮਿਲੀਐ ॥ ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ ਤਿਸੁ ਗੁਰੁ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥ {ਪੰਨਾ ੧੬੮}

ਪਦ ਅਰਥ :—ਮਨਿ—ਮਨ ਵਿਚ । ਦੁਬਿਧਾ—ਦੁਚਿੱਤਾ-ਪਨ, ਡਾਵਾਂ-ਡੋਲ ਦਸ਼ਾ । ਪਰਮ ਪਦੁ—ਸਭ ਤੋਂ ਉੱਚੀ ਆਤਮਕ ਅਵਸਥਾ ।੧।

ਕਿਤੁ ਬਿਧਿ—ਕਿਸ ਤਰੀਕੇ ਨਾਲ ? ਕਰੀ—ਕਰੀਂ, ਮੈਂ ਕਰਦਾ ਹਾਂ । ਕਿਉ—ਕਿਵੇਂ ? ।੧।ਰਹਾਉ।

ਕਰਿ—ਕਰ ਕੇ । ਪੁੰਨੀ—ਪੂਰੀ ਹੋ ਗਈ । ਕੇਰੀਆ—ਦੀ । ਲੇ—ਲੈ ਕੇ ।੨।

ਦ੍ਰਿੜਾਵੈ—(ਹਿਰਦੇ ਵਿਚ) ਪੱਕੀ ਕਰ ਦੇਂਦਾ ਹੈ । ਤੋਟਾ—ਘਾਟਾ । ਮੂਲਿ ਨ—ਬਿਲਕੁਲ ਨਹੀਂ । ਆਵਈ—ਆਵੈ, ਆਉਂਦਾ ।੩।

ਰਿਦੈ—ਹਿਰਦੇ ਦਾ । ਵਿਗਾਸੁ—ਖਿੜਾਉ । ਭਾਉ ਦੂਜਾ—ਪ੍ਰਭੂ ਤੋਂ ਬਿਨਾ ਕਿਸੇ ਹੋਰ ਦਾ ਮੋਹ । ਗੁਰੁ ਮਿਲਿ—ਗੁਰੂ ਨੂੰ ਮਿਲ ਕੇ । ਉਧਰੈ—(ਵਿਕਾਰਾਂ ਤੋਂ) ਬਚ ਜਾਂਦਾ ਹੈ । ਗਾਵਾਹੀ—ਗਾਵਹਿ, ਗਾਂਦੇ ਹਨ ।੪।

ਅਰਥ :—(ਹੇ ਭਾਈ ! ਦੱਸ) ਮੇਰਾ ਪਿਆਰਾ ਗੁਰੂ (ਮੈਨੂੰ) ਕਿਸ ਤਰੀਕੇ ਨਾਲ ਮਿਲ ਸਕਦਾ ਹੈ ? (ਜੇਹੜਾ ਮਨੁੱਖ ਮੈਨੂੰ ਇਹ ਦੱਸੇ ਕਿ) ਮੇਰਾ ਗੁਰੂ ਮੈਨੂੰ ਕਿਵੇਂ ਮਿਲ ਸਕਦਾ ਹੈ (ਉਸ ਦੇ ਅੱਗੇ) ਮੈਂ ਹਰ ਖਿਨ ਸਿਰ ਨਿਵਾਂਦਾ ਹਾਂ ।੧।ਰਹਾਉ।

ਜਿਸ ਦੇ ਮਿਲਿਆਂ ਮਨ ਵਿਚ ਆਨੰਦ ਪੈਦਾ ਹੋ ਜਾਏ, ਮਨ ਦੀ ਡਾਵਾਂ ਡੋਲ ਹਾਲਤ ਮੁੱਕ ਜਾਏ, ਪਰਮਾਤਮਾ ਦੇ ਮਿਲਾਪ ਦੀ ਸਭ ਤੋਂ ਉੱਚੀ ਆਤਮਕ ਅਵਸਥਾ ਪੈਦਾ ਹੋ ਜਾਏ, ਉਸ ਨੂੰ ਹੀ ਗੁਰੂ ਕਿਹਾ ਜਾ ਸਕਦਾ ਹੈ ।੧।

ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਮੇਰਾ ਪੂਰਾ ਗੁਰੂ ਮਿਲਾ ਦਿੱਤਾ, ਗੁਰੂ ਦੇ ਚਰਨਾਂ ਦੀ ਧੂੜ ਹਾਸਲ ਕਰ ਕੇ ਉਸ ਮਨੁੱਖ ਦੀ (ਹਰੇਕ ਕਿਸਮ ਦੀ) ਇੱਛਾ ਪੂਰੀ ਹੋ ਜਾਂਦੀ ਹੈ ।੨।

(ਹੇ ਭਾਈ !) ਉਸ ਗੁਰੂ ਨੂੰ ਮਿਲਣਾ ਚਾਹੀਦਾ ਹੈ ਜੇਹੜਾ (ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਪੱਕੀ ਬਿਠਾ ਦੇਂਦਾ ਹੈ (ਜਿਸ ਨੂੰ ਮਿਲ ਕੇ ਮਨੁੱਖ) ਪਰਮਾਤਮਾ ਦੀ ਸਿਫਤਿ-ਸਾਲਾਹ (ਸ਼ੌਕ ਨਾਲ) ਸੁਣਦਾ ਹੈ, (ਜਿਸ ਨੂੰ ਮਿਲ ਕੇ ਮਨੁੱਖ) ਪਰਮਾਤਮਾ ਦੇ ਨਾਮ-ਧਨ ਦੀ ਖੱਟੀ ਸਦਾ ਖੱਟਦਾ ਹੈ (ਤੇ ਇਸ ਖੱਟੀ ਵਿਚ) ਕਦੇ ਘਾਟਾ ਨਹੀਂ ਪੈਂਦਾ ।੩।

ਹੇ ਨਾਨਕ ! ਜਿਸ ਗੁਰੂ ਨੂੰ (ਧੁਰੋਂ ਪ੍ਰਭੂ ਵਲੋਂ) ਹਿਰਦੇ ਦਾ ਖਿੜਾਉ ਮਿਲਿਆ ਹੋਇਆ ਹੈ (ਜਿਸ ਦੇ ਅੰਦਰ) ਪਰਮਾਤਮਾ ਤੋਂ ਬਿਨਾ ਕੋਈ ਹੋਰ ਮੋਹ ਨਹੀਂ, ਉਸ ਗੁਰੂ ਨੂੰ ਮਿਲ ਕੇ ਮਨੁੱਖ (ਵਿਕਾਰਾਂ ਤੋਂ) ਬਚ ਨਿਕਲਦਾ ਹੈ (ਉਸ ਗੁਰੂ ਨੂੰ ਮਿਲ ਕੇ ਮਨੁੱਖ) ਪਰਮਾਤਮਾ ਦੇ ਗੁਣ ਗਾਂਦੇ ਹਨ ।੪।੮।੧੪।੫੨।

ਨੋਟ :— ਗਉੜੀ ਬੈਰਾਗਣਿ — ੮ ਸ਼ਬਦ

ਗਉੜੀ ਗੁਆਰੇਰੀ — ੬ ,,

ਗਉੜੀ ਮ: ੩ — ੧੮ ,,

ਗਉੜੀ ਮ: ੧ — ੨੦ ,,

ਮਹਲਾ ੪ ਗਉੜੀ ਪੂਰਬੀ ॥ ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ
ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ
ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ
ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ ਹਰਿ ਹਰਿ ਨਿਕਟਿ ਵਸੈ ਸਭ ਜਗ
ਕੈ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥ ਹਰਿ ਜੀ
ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ
ਗੁਰ ਵੇਚੋਲੀ ॥੪॥੧॥੧੫॥ ੫੩॥ {ਪੰਨਾ ੧੬੮-੧੬੯}

ਪਦ ਅਰਥ :—ਦਇਆਲਿ—ਦਇਆਲ ਨੇ । ਪ੍ਰਭਿ—ਪ੍ਰਭੂ ਨੇ । ਮਨਿ—ਮਨ ਵਿਚ । ਤਨਿ—ਤਨ ਵਿਚ । ਮੁਖਿ—
ਮੂੰਹ ਵਿਚ । ਹਰਿ ਬੋਲੀ—ਹਰੀ ਦੀ ਸਿਫਤਿ-ਸਾਲਾਹ ਦੀ ਬਾਣੀ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਰੰਗਿ—ਰੰਗ
ਵਿਚ । ਭੀਨੀ—ਭਿੱਜ ਗਈ । ੧।

ਹਉ—ਮੈਂ । ਗੋਲੀ—ਦਾਸੀ । ਸੇਤੀ—ਨਾਲ । ਗੋਲ—ਗੋਲਾ, ਸੇਵਕ । ਅਮੋਲੀ—ਬਿਨਾ ਮੁੱਲ ਦਿੱਤਿਆਂ । ੧। ਰਹਾਉ ।
ਬਿਬੇਕੁ—ਪਰਖ । ਖੋਜਿ—ਖੋਜ ਕੇ । ਦੇਖਿ—ਵੇਖ । ਢੰਢੋਲੀ—ਢੰਢੋਲਿ, ਭਾਲ ਕਰ ਕੇ । ਸਬਾਈ—ਸਾਰੀ ਸ੍ਰਿਸ਼ਟੀ
ਵਿਚ । ਨਿਕਟਿ—ਨੇੜੇ । ਕੋਲੀ—ਕੋਲ । ੨।

ਅਪਰੰਪਰ—ਪਰੇ ਤੋਂ ਪਰੇ । ਗੁਰਿ—ਗੁਰੂ ਨੇ । ਮੋਲੀ—ਮੁੱਲ ਤੋਂ । ੩।

ਤੁਮ ਸਰਣਾਗਤਿ—ਤੇਰੀ ਸਰਨ ਆਇਆ ਹਾਂ । ਵਡੋਲੀ—ਵੱਡਾ । ਅਨਦਿਨੁ—ਹਰ ਰੋਜ਼ । ਵੇਚੋਲੀ—ਵਕੀਲ,
ਵਿਛੋਲਾ । ੪।

ਅਰਥ :—ਮੈਂ ਆਪਣੇ ਹਰੀ ਦੀ ਪ੍ਰਭੂ ਦੀ ਦਾਸੀ (ਬਣ ਗਈ) ਹਾਂ । ਜਦੋਂ ਮੇਰਾ ਮਨ ਪਰਮਾਤਮਾ (ਦੀ ਯਾਦ ਦੇ) ਨਾਲ
ਗਿੱਝ ਗਿਆ, ਪਰਮਾਤਮਾ ਨੇ ਸਾਰੇ ਜਗਤ ਨੂੰ ਮੇਰਾ ਬੇ-ਮੁੱਲਾ ਦਾਸ ਬਣਾ ਦਿੱਤਾ । ੧। ਰਹਾਉ ।

ਦਇਆਲ ਹਰਿ-ਪ੍ਰਭੂ ਨੇ ਮੇਰੇ ਉਤੇ ਮਿਹਰ ਕੀਤੀ ਤੇ ਉਸ ਮੇਰੇ ਮਨ ਵਿਚ ਤਨ ਵਿਚ ਮੇਰੇ ਮੂੰਹ ਵਿਚ ਆਪਣੀ ਸਿਫਤਿ-
ਸਾਲਾਹ ਦੀ ਬਾਣੀ ਰੱਖ ਦਿੱਤੀ । ਮੇਰੇ ਹਿਰਦੇ ਦੀ ਚੋਲੀ (ਭਾਵ, ਮੇਰਾ ਹਿਰਦਾ) ਪ੍ਰਭੂ-ਨਾਮ ਦੇ ਰੰਗ ਵਿਚ ਭਿੱਜ ਗਈ,
ਗੁਰੂ ਦੀ ਸਰਨ ਪੈ ਕੇ ਉਹ ਰੰਗ ਬਹੁਤ ਗੂੜਾ ਹੋ ਗਿਆ । ੧।

ਹੇ ਸੰਤ ਜਨ ਭਰਾਵੇ ! ਤੁਸੀਂ ਆਪਣੇ ਹਿਰਦੇ ਵਿਚ ਖੋਜ-ਭਾਲ ਕਰ ਕੇ ਵੇਖ ਕੇ ਵਿਚਾਰ ਕਰੋ (ਤੁਹਾਨੂੰ ਇਹ ਗੱਲ ਪਰਤੱਖ
ਦਿੱਸ ਪਏਗੀ ਕਿ ਇਹ ਸਾਰਾ ਜਗਤ) ਪਰਮਾਤਮਾ ਦਾ ਹੀ ਰੂਪ ਹੈ, ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਦੀ ਹੀ ਜੋਤਿ ਵੱਸ
ਰਹੀ ਹੈ । ਪਰਮਾਤਮਾ ਹਰੇਕ ਜੀਵ ਦੇ ਨੇੜੇ ਵੱਸਦਾ ਹੈ ਕੋਲ ਵੱਸਦਾ ਹੈ । ੨।

ਉਹ ਪਰਮਾਤਮਾ, ਜੋ ਪਰੇ ਤੋਂ ਪਰੇ ਹੈ ਜੋ ਸਰਬ-ਵਿਆਪਕ ਹੈ ਜਿਸ ਦੇ ਗੁਣ-ਸਮੂਹ ਦਾ ਅੰਦਾਜ਼ਾ ਨਹੀਂ ਲਾਇਆ ਜਾ
ਸਕਦਾ, ਸਾਰੇ ਜਗਤ ਦੇ ਨੇੜੇ ਵੱਸ ਰਿਹਾ ਹੈ । ਉਸ ਪਰਮਾਤਮਾ ਨੂੰ ਪੂਰੇ ਗੁਰੂ ਨੇ ਮੇਰੇ ਅੰਦਰ ਪਰਗਟ ਕੀਤਾ ਹੈ, (ਇਸ
ਵਾਸਤੇ) ਮੈਂ ਆਪਣਾ ਸਿਰ ਗੁਰੂ ਪਾਸ ਮੁੱਲ ਤੋਂ ਵੇਚ ਦਿੱਤਾ ਹੈ (ਭਾਵ, ਆਪਣਾ ਕੋਈ ਹੱਕ-ਦਾਅਵਾ ਨਹੀਂ ਰੱਖਿਆ
ਜਿਵੇਂ ਮੁੱਲ ਲੈ ਕੇ ਵੇਚੀ ਕਿਸੇ ਚੀਜ਼ ਉੱਤੇ ਹੱਕ ਨਹੀਂ ਰਹਿ ਜਾਂਦਾ) । ੩।

ਹੇ ਹਰੀ ! (ਸਾਰੇ ਜਗਤ ਵਿਚ ਸਭ ਜੀਵਾਂ ਦੇ) ਅੰਦਰ ਬਾਹਰ ਤੂੰ ਵੱਸ ਰਿਹਾ ਹੈਂ । ਮੈਂ ਤੇਰੀ ਸਰਨ ਆਇਆ ਹਾਂ ।
ਮੇਰੇ ਵਾਸਤੇ ਤੂੰ ਹੀ ਸਭ ਤੋਂ ਵੱਡਾ ਮਾਲਕ ਹੈਂ । ਦਾਸ ਨਾਨਕ ਗੁਰੂ-ਵਿਚੋਲੇ ਨੂੰ ਮਿਲ ਕੇ ਹਰ ਰੋਜ਼ ਹਰੀ ਦੇ ਗੁਣ ਗਾਂਦਾ
ਹੈ । ੪। ੧। ੧੫। ੫੩।

ਗਉੜੀ ਪੂਰਬੀ ਮਹਲਾ ੪ ॥ ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਪ੍ਰੇਰਹੁ
 ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥ ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ਰਸੁ ਪਾਇਆ
 ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥ ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥
 ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥ ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ
 ਸੰਤੋਖਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥ ਰਾਮ ਤੁਮ ਆਪੇ ਆਪਿ ਆਪਿ
 ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ
 ॥੪॥੨॥੧੬॥੫੪॥ {ਪੰਨਾ ੧੬੬}

ਪਦ ਅਰਥ :—ਜਗਜੀਵਨ—ਹੇ ਜਗਤ ਦੇ ਜੀਵਨ ! ਅਪਰੰਪਰ—ਪਰੇ ਤੋਂ ਪਰੇ । ਜਗਦੀਸੁਰ—(ਜਗਤ ਭੰਡਾਰ) ਹੇ ਜਗਤ
 ਦੇ ਈਸ਼ਵਰ ! ਬਿਧਾਤੇ—ਹੇ ਸਿਰਜਣਹਾਰ ! ਜਿਤੁ—ਜਿਸ ਵਿਚ । ਮਾਰਗਿ—ਰਸਤੇ ਵਿਚ । ਜਿਤੁ ਮਾਰਗਿ—ਜਿਸ
 ਰਾਹ ਉੱਤੇ । ੧।

ਸੇਤੀ—ਨਾਲ । ਰਾਤੇ—ਰੰਗਿਆ ਹੋਇਆ । ਮਿਲਿ—ਮਿਲ ਕੇ । ਨਾਮਿ—ਨਾਮ ਵਿਚ । ੧। ਰਹਾਉ।

ਜਗਿ—ਜਗਤ ਵਿਚ । ਅਵਖਧੁ—ਦਵਾਈ । ਸਾਤਿ—ਸ਼ਾਂਤਿ (ਦੇਣ ਵਾਲਾ) । ਦੋਖ—ਐਬ । ੨।

ਧੁਰਿ—ਧੁਰ ਦਰਗਾਹ ਤੋਂ । ਮਸਤਕਿ—ਮੱਥੇ ਉੱਤੇ । ਸਰਿ—ਸਰ ਵਿਚ । ਸੰਤੋਖ ਸਰਿ—ਸੰਤੋਖ ਦੇ ਸਰ ਵਿਚ । ੩।

ਠਾਕੁਰ—ਹੇ ਠਾਕੁਰ ! ਜੀਵੈ—ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਤੇ—ਤੋਂ, ਨਾਲ । ੪।

ਅਰਥ :—ਹੇ ਰਾਮ (ਮਿਹਰ ਕਰ) ਮੇਰਾ ਮਨ ਤੇਰੇ (ਨਾਮ) ਵਿਚ ਰੰਗਿਆ ਰਹੇ । (ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ
 ਪਰਮਾਤਮਾ ਦੀ ਕਿਰਪਾ ਨਾਲ) ਸਾਧ ਸੰਗਤਿ ਵਿਚ ਮਿਲ ਕੇ ਰਾਮ-ਰਸ ਪ੍ਰਾਪਤ ਕਰ ਲਿਆ, ਉਹ ਪਰਮਾਤਮਾ ਦੇ ਨਾਮ
 ਵਿਚ ਹੀ ਮਸਤ ਰਹਿੰਦੇ ਹਨ । ੧। ਰਹਾਉ।

ਹੇ ਜਗਤ ਦੇ ਜੀਵਨ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਸੁਆਮੀ ! ਹੇ ਜਗਤ ਦੇ ਈਸ਼ਵਰ ! ਹੇ ਸਰਬ-ਵਿਆਪਕ ! ਹੇ
 ਸਿਰਜਣਹਾਰ ! ਸਾਨੂੰ ਜੀਵਾਂ ਨੂੰ ਤੂੰ ਜਿਸ ਰਸਤੇ ਉਤੇ (ਤੁਰਨ ਲਈ) ਪ੍ਰੇਰਦਾ ਹੈਂ, ਅਸੀਂ ਉਸ ਰਸਤੇ ਉਤੇ ਹੀ ਤੁਰਦੇ
 ਹਾਂ । ੧।

(ਹੇ ਭਾਈ !) ਪਰਮਾਤਮਾ ਦਾ ਨਾਮ ਜਗਤ ਵਿਚ (ਸਭ ਰੋਗਾਂ ਦੀ) ਦਵਾਈ ਹੈ, ਪਰਮਾਤਮਾ ਦਾ ਨਾਮ (ਆਤਮਕ)
 ਸ਼ਾਂਤੀ ਦੇਣ ਵਾਲਾ ਹੈ । ਜੇਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ-ਰਸ ਚੱਖਦੇ ਹਨ, ਉਹਨਾਂ ਦੇ ਸਾਰੇ
 ਪਾਪ ਸਾਰੇ ਐਬ ਨਾਸ ਹੋ ਜਾਂਦੇ ਹਨ । ੨।

ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ (ਭਗਤੀ ਦਾ) ਲੇਖ ਲਿਖਿਆ ਜਾਂਦਾ ਹੈ, ਉਹ ਮਨੁੱਖ ਗੁਰੂ-ਰੂਪ ਸੰਤੋਖਸਰ
 ਵਿਚ ਇਸ਼ਨਾਨ ਕਰਦੇ ਹਨ (ਭਾਵ, ਉਹ ਮਨੁੱਖ ਗੁਰੂ ਵਿਚ ਆਪਣਾ ਆਪ ਲੀਨ ਕਰ ਦੇਂਦੇ ਹਨ ਤੇ ਉਹ ਸੰਤੋਖ ਵਾਲਾ
 ਜੀਵਨ ਜੀਉਂਦੇ ਹਨ) । ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੀ ਭੈੜੀ ਮਤਿ ਵਾਲੀ
 ਸਾਰੀ ਮੈਲ ਦੂਰ ਹੋ ਜਾਂਦੀ ਹੈ । ੩।

ਹੇ ਰਾਮ ! ਹੇ ਠਾਕੁਰ ! ਤੂੰ ਆਪ ਹੀ ਤੂੰ ਆਪ ਹੀ ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਜੇਡਾ ਵੱਡਾ ਕੋਈ
 ਹੋਰ ਦਾਤਾ ਨਹੀਂ ਹੈ । ਦਾਸ ਨਾਨਕ ਜਦੋਂ ਪਰਮਾਤਮਾ ਦਾ ਨਾਮ ਜਪਦਾ ਹੈ, ਤਾਂ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ
 ਹੈ । (ਪਰ) ਪਰਮਾਤਮਾ ਦਾ ਨਾਮ ਪਰਮਾਤਮਾ ਦੀ ਮਿਹਰ ਨਾਲ ਹੀ ਜਪਿਆ ਜਾ ਸਕਦਾ ਹੈ । ੪। ੨। ੧੬। ੫੪।

ਗਉੜੀ ਪੂਰਬੀ ਮਹਲਾ ੪ ॥ ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ
 ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥ ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ
 ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥ ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ

ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥ ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥ ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਰਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥ {ਪੰਨਾ ੧੬੯}

ਪਦ ਅਰਥ :—ਰਾਚੇ—ਰਚਿਆ ਰਹੇ, ਮਸਤ ਰਹੇ । ਸਤਿਗੁਰਿ—ਗੁਰੂ ਨੇ । ਬਚਨੁ—ਉਪਦੇਸ਼ । ਮਾਚੇ—ਮੱਚਦਾ ਹੈ, ਖੁਸ਼ ਹੁੰਦਾ ਹੈ ।੧।

ਬੇਧਿ ਲੀਓ—ਵਿੰਨੁ ਲਿਆ । ਸਾਚੇ—ਸਦਾ ਕਾਇਮ ਰਹਿਣ ਵਾਲੇ ਨੇ । ਕਾਲ—ਆਤਮਕ ਮੌਤ । ਮੁਖਿ—ਮੂੰਹ ਵਿਚ । ਗੁਸਿਆ—ਨਿਗਲਿਆ ਹੋਇਆ । ਬਾਚੇ—ਬਚ ਗਏ ਹਾਂ ।੧।ਰਹਾਉ।

ਸੇਤੀ—ਨਾਲ । ਸਾਕਤ—ਰੱਬ ਨਾਲੋਂ ਟੁੱਟੇ ਹੋਏ, ਮਾਇਆ-ਵੇੜੇ । ਕਾਚੇ—ਕਮਜ਼ੋਰ ਜੀਵਨ ਵਾਲੇ । ਵਿਸਟਾ—ਵਿਕਾਰਾਂ ਦਾ ਗੰਦ । ਮਰਿ—ਆਤਮਕ ਮੌਤ ਸਹੇੜ ਕੇ । ਪਾਚੇ—ਦੁਖੀ ਹੁੰਦੇ ਹਨ ।੨।

ਸਰਣਿ ਪ੍ਰਤਿਪਾਲਕ—ਸਰਨ ਆਏ ਦੀ ਰੱਖਿਆ ਕਰਨ ਵਾਲਾ । ਕਉ—ਨੂੰ । ਮੋ ਕਉ—ਮੈਨੂੰ । ਜਾਚੇ—ਮੰਗਦਾ ਹਾਂ । ਨਿਰਤਿ—ਨਾਚ ।੩।

ਤਾ ਚੇ—ਉਸ ਦੇ । ਚੇ—ਦੇ । ਰਾਸਿ—ਪੂੰਜੀ, ਸਰਮਾਇਆ ।੪।

ਅਰਥ :—ਹੇ ਰਾਮ ! ਹੇ ਸਦਾ ਕਾਇਮ ਰਹਿਣ ਵਾਲੇ ਹਰੀ ! ਤੂੰ (ਮਿਹਰ ਕਰ ਕੇ) ਮੇਰੇ ਮਨ ਨੂੰ ਮੇਰੇ ਤਨ ਨੂੰ (ਆਪਣੇ ਚਰਨਾਂ ਵਿਚ) ਵਿੰਨੁ ਲਿਆ ਹੈ । ਜਿਸ ਆਤਮਕ ਮੌਤ ਦੇ ਮੂੰਹ ਵਿਚ ਸਾਰਾ ਸੰਸਾਰ ਨਿਗਲਿਆ ਹੋਇਆ ਹੈ, (ਉਸ ਆਤਮਕ ਮੌਤ ਤੋਂ) ਮੈਂ ਸਤਿਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਬਚ ਗਿਆ ਹਾਂ ।੧।ਰਹਾਉ।

ਹੇ ਜਗਤ ਦੇ ਜੀਵਨ ! ਹੇ ਦਾਤਾਰ ! ਕਿਰਪਾ ਕਰ, ਮੇਰਾ ਮਨ ਤੇਰੀ ਯਾਦ ਵਿਚ ਮਸਤ ਰਹੇ । (ਤੇਰੀ ਕਿਰਪਾ ਨਾਲ) ਸਤਿਗੁਰੂ ਨੇ ਮੈਨੂੰ ਬਹੁਤ ਪਵਿੱਤ੍ਰ ਉਪਦੇਸ਼ ਦਿੱਤਾ ਹੈ, ਹੁਣ ਮੇਰਾ ਮਨ ਹਰਿ-ਨਾਮ ਜਪ ਜਪ ਕੇ ਖੁਸ਼ ਹੋ ਰਿਹਾ ਹੈ ।੧।

ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦੇ ਚਰਨਾਂ) ਨਾਲ ਪ੍ਰੀਤਿ ਪ੍ਰਾਪਤ ਨਹੀਂ ਹੋਈ, ਉਹ ਮਾਇਆ-ਵੇੜੇ ਮੂਰਖ ਮਨੁੱਖ ਕਮਜ਼ੋਰ ਜੀਵਨ ਵਾਲੇ ਰਹਿੰਦੇ ਹਨ । ਉਹਨਾਂ ਵਾਸਤੇ ਜਨਮ ਮਰਨ ਦਾ ਦੁਖਦਾਈ ਗੇੜ ਬਣਿਆ ਰਹਿੰਦਾ ਹੈ । ਉਹ (ਵਿਕਾਰਾਂ ਦੇ) ਗੰਦ ਵਿਚ ਆਤਮਕ ਮੌਤ ਸਹੇੜ ਸਹੇੜ ਕੇ ਦੁਖੀ ਹੁੰਦੇ ਰਹਿੰਦੇ ਹਨ ।੨।

ਹੇ ਦਇਆਲ ਪ੍ਰਭੂ ! ਹੇ ਸਰਨ ਪਏ ਦੀ ਰੱਖਿਆ ਕਰਨ ਵਾਲੇ ਪ੍ਰਭੂ ! ਮੈਂ ਤੇਰੇ ਦਰ ਤੋਂ ਤੇਰਾ ਨਾਮ ਮੰਗਦਾ ਹਾਂ, ਮੈਨੂੰ ਇਹ ਦਾਤਿ ਬਖਸ਼ । ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ਤਾਂ ਜੁ ਮੇਰਾ ਮਨ (ਤੇਰੇ ਨਾਮ ਵਿਚ ਜੁੜ ਕੇ) ਸਦਾ ਨਾਚ ਕਰਦਾ ਰਹੇ (ਸਦਾ ਆਤਮਕ ਆਨੰਦ ਮਾਣਦਾ ਰਹੇ) ।੩।

ਪ੍ਰਭੂ ਜੀ ਆਪ ਹੀ (ਨਾਮ ਦੀ ਰਾਸਿ-ਪੂੰਜੀ ਦੇਣ ਵਾਲੇ ਸਭ ਜੀਵਾਂ ਦੇ) ਵੱਡੇ ਸ਼ਾਹ ਹਨ ਮਾਲਕ ਹਨ । ਅਸੀਂ ਸਾਰੇ ਜੀਵ ਉਸ (ਸ਼ਾਹ) ਦੇ (ਭੇਜੇ ਹੋਏ) ਵਣਜਾਰੇ ਹਾਂ (ਵਪਾਰੀ ਹਾਂ) ।

ਹੇ ਦਾਸ ਨਾਨਕ ਦੇ ਸਦਾ-ਬਿਰ ਸ਼ਾਹ ਤੇ ਪ੍ਰਭੂ ! ਮੇਰਾ ਮਨ ਮੇਰਾ ਤਨ ਮੇਰੀ ਜਿੰਦ—ਇਹ ਸਭ ਕੁਝ ਤੇਰੀ ਬਖਸ਼ੀ ਹੋਈ ਰਾਸਿ-ਪੂੰਜੀ ਹੈ (ਮੈਨੂੰ ਆਪਣੇ ਨਾਮ ਦੀ ਦਾਤਿ ਭੀ ਬਖਸ਼) ।੪।੩।੧੭।੫੫।

ਗਉੜੀ ਪੂਰਬੀ ਮਹਲਾ ੪ ॥ ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥ ਰਾਮ ਹਮ ਸਤਿਗੁਰੁ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰੁ ਸਤਿਗੁਰੁ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥ ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤੁ ਰਸੁ ਚਾਖਿਆ ਮਿਲਿ ਸਤਿਗੁਰੁ ਮੀਠ ਰਸ ਗਾਨੇ ॥੨॥ ਜਿਨ ਕਉ ਗੁਰੁ ਸਤਿਗੁਰੁ ਨਹੀ ਭੋਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮ ਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥

ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ
ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥ {ਪੰਨਾ ੧੬੯-੧੭੦}

ਪਦ ਅਰਥ :—ਦਇਆਲ—(ਦਇਆ—ਆਲਯ) ਦਇਆ ਦਾ ਘਰ । ਸਰਬ—ਸਾਰੇ । ਭੰਜਨ—ਨਾਸ ਕਰਨਾ ।
ਬਿਨਉ—ਬੇਨਤੀ (ਕਿਨਯ) । ਦੇ ਕਾਨੇ—ਕੰਨ ਦੇ ਕੇ, ਧਿਆਨ ਨਾਲ । ਜਿਸ ਤੇ—ਜਿਸ (ਗੁਰੂ) ਪਾਸੋਂ । ਜਾਨੇ—ਜਾਣ-
ਪਛਾਣ ਹੁੰਦੀ ਹੈ । ਪ੍ਰਾਨੇ—ਪ੍ਰਾਣ, ਜਿੰਦ ।੧।

ਕਰਿ—ਕਰ ਕੇ, (ਬਰਾਬਰ ਦਾ) ਕਰ ਕੇ । ਮਾਨੇ—ਮੰਨਿਆ ਹੈ । ਅਸੁਧ—ਮੈਲੀ । ਮੁਗਧ—ਮੂਰਖ ।੧।ਰਹਾਉ।

ਅਨ—(ਅਯ) ਹੋਰ ਹੋਰ । ਮਿਲਿ—ਮਿਲ ਕੇ । ਗਾਨੇ—ਗੰਨਾ ।੨।

ਭੇਟਿਆ—ਮਿਲਿਆ । ਦਿਵਾਨੇ—ਝੱਲੇ, ਕਮਲੇ । ਹੀਨ—ਨੀਚ, ਨੀਵੇਂ । ਧੁਰਿ—ਧੁਰ ਤੋਂ । ਮੋਹਿ—ਮੋਹ ਵਿਚ ।
ਪਚਾਨੇ—ਸੜਦੇ ਹਨ ।੩।

ਪ੍ਰਗਟੇ—ਪਰਗਟ ਹੋਏ, ਉੱਘੜ ਪਏ, ਚਮਕ ਪਏ । ਨਾਮਿ—ਨਾਮ ਵਿਚ ।੪।

ਅਰਥ :—(ਹੇ ਭਾਈ !) ਮੈਂ ਸਤਿਗੁਰੂ ਨੂੰ (ਆਤਮਕ ਜੀਵਨ ਵਿਚ) ਰਾਮ ਪਾਰਬ੍ਰਹਮ ਦੇ ਬਰਾਬਰ ਦਾ ਮੰਨਿਆ ਹੈ ।
ਮੈਂ ਮੂਰਖ ਸਾਂ, ਮਹਾਂ ਮੂਰਖ ਸਾਂ, ਮੈਲੀ ਮਤਿ ਵਾਲਾ ਸਾਂ, ਗੁਰੂ ਸਤਿਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਮੈਂ
ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ ।੧।ਰਹਾਉ।

ਹੇ (ਜੀਵਾਂ ਦੇ) ਸਾਰੇ ਦੁਖ ਨਾਸ ਕਰਨ ਵਾਲੇ ਸੁਆਮੀ ! ਤੂੰ ਦਇਆ ਦਾ ਘਰ ਹੈਂ, ਮੇਰੀ ਇਕ ਅਰਜ਼ੋਈ ਧਿਆਨ ਨਾਲ
ਸੁਣ । ਮੈਨੂੰ ਉਹ ਸਤਿਗੁਰੂ ਮਿਲਾ ਜੋ ਮੇਰੀ ਜਿੰਦ (ਦਾ ਸਹਾਰਾ) ਹੈ, ਜਿਸ ਦੀ ਕਿਰਪਾ ਤੋਂ ਤੇਰੇ ਨਾਲ ਡੂੰਘੀ ਸਾਂਝ ਪੈਂਦੀ
ਹੈ ।੧।

ਜਗਤ ਦੇ ਜਿਤਨੇ ਭੀ ਹੋਰ ਹੋਰ (ਕਿਸਮ ਦੇ) ਰਸ ਹਨ, ਮੈਂ ਵੇਖ ਲਏ ਹਨ, ਉਹ ਸਾਰੇ ਹੀ ਫਿੱਕੇ ਹਨ ਫਿੱਕੇ ਹਨ । ਗੁਰੂ
ਨੂੰ ਮਿਲ ਕੇ ਮੈਂ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ, ਉਹ ਰਸ ਮਿੱਠਾ ਹੈ ਜਿਵੇਂ ਗੰਨੇ
ਦਾ ਰਸ ਮਿੱਠਾ ਹੁੰਦਾ ਹੈ ।੨।

ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨਹੀਂ ਮਿਲਦਾ, ਉਹ ਮੂਰਖ ਪਰਮਾਤਮਾ ਨਾਲੋਂ ਟੁੱਟੇ ਰਹਿੰਦੇ ਹਨ, ਉਹ ਮਾਇਆ ਦੇ ਪਿੱਛੇ ਝੱਲੇ
ਹੋਏ ਫਿਰਦੇ ਹਨ । (ਪਰ ਉਹਨਾਂ ਦੇ ਭੀ ਕੀਹ ਵੱਸ ?) ਧੁਰੋਂ (ਪਰਮਾਤਮਾ ਨੇ) ਉਹਨਾਂ ਦੇ ਭਾਗਾਂ ਵਿਚ (ਇਹ) ਨੀਵੇਂ
ਕੰਮ ਹੀ ਪਾ ਦਿੱਤੇ ਹਨ, ਉਹ ਮਾਇਆ ਦੇ ਮੋਹ ਵਿਚ ਇਉਂ ਸੜਦੇ ਰਹਿੰਦੇ ਹਨ ਜਿਵੇਂ ਦੀਵੇ ਨੂੰ ਵੇਖ ਕੇ (ਪਤੰਗੇ) ।੩।

ਹੇ ਪ੍ਰਭੂ ! ਜਿਨ੍ਹਾਂ ਮਨੁੱਖਾਂ ਨੂੰ ਤੂੰ ਮਿਹਰ ਕਰਕੇ (ਗੁਰੂ-ਚਰਨਾਂ ਵਿਚ) ਮਿਲਾਂਦਾ ਹੈਂ, ਉਹ, ਹੇ ਹਰੀ ! ਤੇਰੀ ਸੇਵਾ-
ਭਗਤੀ ਵਿਚ ਲਗੇ ਰਹਿੰਦੇ ਹਨ । ਹੇ ਦਾਸ ਨਾਨਕ ! ਉਹ ਪਰਮਾਤਮਾ ਦਾ ਨਾਮ ਜਪ ਜਮ ਕੇ ਚਮਕ ਪੈਂਦੇ ਹਨ, ਗੁਰੂ
ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ ।੪।੪।੧੮।੫੬।

ਗਉੜੀ ਪੂਰਬੀ ਮਹਲਾ ੪ ॥ ਮੇਰੇ ਮਨ ਸੋ ਪ੍ਰਭੂ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ
ਬਖਸਿ ਲਏ ਪ੍ਰਭੂ ਸਾਚਾ ਹਰਿ ਆਪਿ ਛੁਡਾਏ ਛੁਟੀਐ ॥੧॥ ਮੇਰੇ ਮਨ, ਜਪਿ ਹਰਿ ਹਰਿ, ਹਰਿ ਮਨਿ ਜਪੀਐ ॥ ਸਤਿਗੁਰ
ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥ ਮੇਰੇ ਮਨ ਸੇਵਹੁ ਸੋ ਪ੍ਰਭੂ ਸ੍ਰਬ
ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ
॥੨॥ ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਉਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ
ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥ ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥
ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥ ਮੇਰੇ ਮਨ ਸੇਵਹੁ ਅਲਖ ਨਿਰੰਜਨ

ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ
॥੫॥੫॥੧੯॥੫੭॥ {ਪੰਨਾ ੧੭੦}

ਪਦ ਅਰਥ :—ਕਹੁ—ਦੱਸ । ਪਹੁ—ਪਾਸੋਂ, ਤੋਂ । ਸਾਚਾ—ਸਦਾ-ਬਿਰ ਰਹਿਣ ਵਾਲਾ । ੧।

ਮਨ—ਹੇ ਮਨ ! ਮਨਿ—ਮਨ ਵਿਚ । ਭਜਿ—ਦੌੜ ਕੇ । ਪਉ—ਪੈ ਜਾ । ਪੀਛੈ—ਪਿੱਛੇ ਤੁਰਿਆਂ । ੧। ਰਹਾਉ।

ਸੁਖ—ਸਰਬ, ਸਾਰੇ । ਜਿਤੁ ਸੇਵਿਐ—ਜਿਸ ਦੀ ਸੇਵਾ ਕੀਤਿਆਂ । ਘਰਿ—ਘਰ ਵਿਚ । ਲਹਹੁ—ਲੱਭ ਲਵੋ ।
ਘਸਿ—ਘਸ ਕੇ । ੨।

ਲਾਹਾ—ਲਾਭ । ਮਨਿ—ਮਨ ਵਿਚ । ਹਸੀਐ—ਆਨੰਦ ਮਾਣ ਸਕੀਦਾ ਹੈ । ੩।

ਜਮਿ—ਜਮ ਨੇ । ਸਾਕਤ—ਰਬ ਤੋਂ ਟੁੱਟੇ ਹੋਏ, ਮਾਇਆ-ਵੇੜੇ । ਨਿਕਟਿ—ਨੇੜੇ । ਭਿਟੀਐ—ਛੁਹਣਾ ਚਾਹੀਏ । ੪।

ਅਲਖ—ਅਦ੍ਰਿਸ਼ਟ । ਨਰਹਰਿ—ਪਰਮਾਤਮਾ । ਪ੍ਰਭਿ—ਪ੍ਰਭੂ ਨੇ । ਪੂਰੇ—ਮੁਕੰਮਲ । ੫।

ਅਰਥ :—ਹੇ ਮੇਰੇ ਮਨ ! ਸਦਾ ਹਰਿ-ਨਾਮ ਜਪ । (ਹੇ ਭਾਈ !) ਹਰਿ-ਨਾਮ ਸਦਾ ਮਨ ਵਿਚ ਜਪਣਾ ਚਾਹੀਦਾ ਹੈ ।
ਹੇ ਮੇਰੇ ਮਨ ! ਸਤਿਗੁਰੂ ਦੀ ਸਰਨ ਜਾ ਪਉ । ਗੁਰੂ ਦਾ ਆਸਰਾ ਲਿਆਂ (ਮਾਇਆ ਦੇ ਬੰਧਨਾਂ ਤੋਂ) ਬਚ ਜਾਈਦਾ
ਹੈ । ੧। ਰਹਾਉ।

ਹੇ ਮੇਰੇ ਮਨ ! ਉਹ ਸੁਆਮੀ ਹਰ ਵੇਲੇ (ਜੀਵਾਂ ਦੇ) ਨਾਲ (ਵੱਸਦਾ) ਹੈ । ਦੱਸ ਉਹ ਕੇਹੜਾ ਥਾਂ ਹੈ ਜਿਥੇ ਉਸ ਪ੍ਰਭੂ
ਪਾਸੋਂ ਨੱਸ ਸਕੀਦਾ ਹੈ ? ਉਹ ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਆਪ ਹੀ (ਸਾਡੇ ਅਉਗਣ) ਬਖਸ਼ ਲੈਂਦਾ ਹੈ, ਉਹ
ਹਰੀ ਆਪ ਹੀ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲੈਂਦਾ ਹੈ (ਉਸੇ ਦੀ ਸਹਾਇਤਾ ਨਾਲ ਵਿਕਾਰਾਂ ਤੋਂ) ਬਚ ਸਕੀਦਾ ਹੈ । ੧।

ਹੇ ਮੇਰੇ ਮਨ ! ਸਾਰੇ ਸੁਖ ਦੇਣ ਵਾਲੇ ਉਸ ਪਰਮਾਤਮਾ ਦਾ ਸਿਮਰਨ ਕਰ, ਜਿਸ ਦੀ ਸਰਨ ਪਿਆਂ ਆਪਣੇ ਘਰ ਵਿਚ
ਵੱਸ ਸਕੀਦਾ ਹੈ (ਮਾਇਆ ਦੀ ਭਟਕਣ ਤੋਂ ਬਚ ਕੇ ਅੰਤਰ ਆਤਮੇ ਟਿਕ ਸਕੀਦਾ ਹੈ) । (ਹੇ ਮਨ !) ਗੁਰੂ ਦੀ ਸਰਨ
ਪੈ ਕੇ ਆਪਣਾ (ਅਸਲ) ਘਰ ਜਾ ਕੇ ਲੱਭ ਲੈ (ਪ੍ਰਭੂ ਦੇ ਚਰਨਾਂ ਵਿਚ ਟਿਕ) । (ਜਿਵੇਂ) ਚੰਦਨ (ਸਿਲ ਨਾਲ) ਘਸ ਕੇ
(ਸੁਗੰਧੀ ਦੇਂਦਾ ਹੈ, ਤਿਵੇਂ) ਪਰਮਾਤਮਾ ਦੀ ਸਿਫਤਿ-ਸਾਲਾਹ ਨੂੰ (ਆਪਣੇ ਮਨ ਨਾਲ) ਘਸਾਣਾ ਚਾਹੀਦਾ ਹੈ (ਆਤਮਕ
ਜੀਵਨ ਵਿਚ ਸੁਗੰਧੀ ਪੈਦਾ ਹੋਵੇਗੀ) । ੨।

ਹੇ ਮੇਰੇ ਮਨ ! ਪਰਮਾਤਮਾ ਦੀ ਸਿਫਤਿ-ਸਾਲਾਹ ਸਭ ਤੋਂ ਸ਼੍ਰੇਸ਼ਟ ਪਦਾਰਥ ਹੈ । (ਹੇ ਭਾਈ !) ਹਰਿ-ਨਾਮ ਦੀ ਖੱਟੀ
ਖੱਟ ਕੇ ਮਨ ਵਿਚ ਆਤਮਕ ਆਨੰਦ ਮਾਣ ਸਕੀਦਾ ਹੈ । ਜਦੋਂ ਪਰਮਾਤਮਾ ਆਪ ਮਿਹਰ ਕਰ ਕੇ ਆਪਣੇ ਨਾਮ ਦੀ
ਦਾਤਿ ਦੇਂਦਾ ਹੈ, ਤਦੋਂ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ-ਰਸ ਚੱਖ ਸਕੀਦਾ ਹੈ । ੩।

ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਭੁਲਾ ਕੇ ਜੇਹੜੇ ਮਨੁੱਖ ਹੋਰ ਪਾਸੇ ਰੁੱਝਦੇ ਹਨ, ਉਹ ਪਰਮਾਤਮਾ ਨਾਲੋਂ ਟੁੱਟ ਜਾਂਦੇ
ਹਨ, ਜਮ ਨੇ ਉਹਨਾਂ ਨੂੰ ਘੁੱਟ ਲਿਆ ਹੁੰਦਾ ਹੈ (ਆਤਮਕ ਮੌਤ ਉਹਨਾਂ ਨੂੰ ਥੋੜ੍ਹ-ਵਿਤਾ ਬਣਾ ਦੇਂਦੀ ਹੈ) । ਜਿਨ੍ਹਾਂ ਮਨੁੱਖਾਂ
ਨੇ ਪਰਮਾਤਮਾ ਦਾ ਨਾਮ ਵਿਸਾਰ ਦਿੱਤਾ, ਉਹ ਮਾਇਆ ਦੇ ਮੋਹ ਵਿਚ ਜਕੜੇ ਗਏ, ਉਹ ਰੱਬ ਦੇ ਚੋਰ ਬਣ ਗਏ । ਹੇ
ਮੇਰੇ ਮਨ ! ਉਹਨਾਂ ਦੇ ਨੇੜੇ ਨਹੀਂ ਢੁਕਣਾ ਚਾਹੀਦਾ । ੪।

ਹੇ ਮੇਰੇ ਮਨ ! ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ ਜੋ ਅਦ੍ਰਿਸ਼ਟ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ । ਉਸ ਦੀ
ਸੇਵਾ-ਭਗਤੀ ਕੀਤਿਆਂ (ਕੀਤੇ ਕਰਮਾਂ ਦਾ) ਲੇਖਾ ਮੁੱਕ ਜਾਂਦਾ ਹੈ (ਮਾਇਆ ਵਲ ਪ੍ਰੇਰਨ ਵਾਲੇ ਸੰਸਕਾਰ ਮਨੁੱਖ ਦੇ
ਅੰਦਰੋਂ ਮੁੱਕ ਜਾਂਦੇ ਹਨ) ।

ਹੇ ਦਾਸ ਨਾਨਕ ! ਜਿਨ੍ਹਾਂ ਮਨੁੱਖਾਂ ਨੂੰ ਹਰੀ ਪ੍ਰਭੂ ਨੇ ਮੁਕੰਮਲ ਸੁੱਧ ਜੀਵਨ ਵਾਲਾ ਬਣਾ ਦਿੱਤਾ ਹੈ, ਉਹਨਾਂ ਦੇ ਆਤਮਕ
ਜੀਵਨ ਵਿਚ ਇਕ ਤੋਲਾ ਭਰ ਇਕ ਮਾਸਾ ਭਰ ਰਤਾ ਭੀ ਕਮਜ਼ੋਰੀ ਨਹੀਂ ਆਉਂਦੀ । ੫। ੫। ੧੯। ੫੭।

ਗਉੜੀ ਪੂਰਬੀ ਮਹਲਾ ੪ ॥ ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥ ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥ ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥ ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥ ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥ {ਪੰਨਾ ੧੭੦}

ਪਦ ਅਰਥ :—ਤੁਮਰੈ ਵਸਗਤਿ—ਤੇਰੇ ਵੱਸ ਵਿਚ । ਪ੍ਰਭ—ਹੇ ਪ੍ਰਭੂ ! ਜੀਉ—ਜੀਵਾਤਮਾ, ਜਿੰਦ । ਪਿੰਡੁ—ਸਰੀਰ । ਤੇਰੀ—ਤੇਰਾ (ਤੁਕਾਂਤ ਠੀਕ ਰੱਖਣ ਵਾਸਤੇ ‘ਤੇਰਾ’ ਦੇ ਥਾਂ ‘ਤੇਰੀ’) । ਲੋਚ—ਤਾਂਘ । ਘਣੇਰੀ—ਬਹੁਤ । ੧।

ਕੇਰੀ—ਦੀ । ਮਨਿ—ਮਨ ਵਿਚ । ਤਨਿ—ਤਨ ਵਿਚ । ਕ੍ਰਿਪਾਲਿ—ਕ੍ਰਿਪਾਲ ਨੇ । ਕਿੰਚਤੁ—ਥੋੜੀ ਕੁ । ਗੁਰਿ—ਗੁਰੂ ਨੇ ।

ਮਨ ਚਿਤਿ—ਮਨ ਵਿਚ ਚਿਤ ਵਿਚ । ਬਿਧਿ—ਹਾਲਤ । ਅਨਦਿਨੁ—ਹਰ ਰੋਜ਼ । ਜਪੀ—ਜਪੀਂ, ਮੈਂ ਜਪਾਂ । ਪਾਈ—ਪਾਈਂ, ਮੈਂ ਪਾਵਾਂ । ਜੀਵਾ—ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਾਂ । ੨।

ਦਾਤੈ—ਦਾਤੇ ਨੇ । ਪੰਥੁ—ਰਸਤਾ । ਕੇਰੀ—ਦੀ । ੩।

ਜਗੰਨਾਥ—ਹੇ ਜਗਤ ਦੇ ਨਾਥ ! ਜਗਦੀਸੁਰ—ਹੇ ਜਗਤ ਦੇ ਈਸ਼ਵਰ ! ਪੈਜ—ਲਾਜ, ਇੱਜ਼ਤ । ੪।

ਅਰਥ :—ਹੇ ਮੇਰੇ ਰਾਮ ! ਹੇ ਮੇਰੇ ਹਰੀ ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਤੈਨੂੰ ਮਿਲਣ ਦੀ (ਬੜੀ) ਤਾਂਘ ਹੈ । (ਹੇ ਭਾਈ !) ਕਿਰਪਾਲ ਗੁਰੂ ਨੇ ਜਦੋਂ ਥੋੜੀ ਜਿਹੀ ਕਿਰਪਾ ਕੀਤੀ, ਤਦੋਂ ਮੇਰਾ ਹਰਿ-ਪ੍ਰਭੂ ਮੈਨੂੰ ਆ ਮਿਲਿਆ । ੧। ਰਹਾਉ।

ਹੇ ਪ੍ਰਭੂ ! ਮੇਰੇ ਪ੍ਰਾਣ ਤੇਰੇ ਵੱਸ ਵਿਚ ਹੀ ਹਨ । ਮੇਰੀ ਜਿੰਦ ਤੇ ਮੇਰਾ ਸਰੀਰ ਇਹ ਸਭ ਤੇਰੇ ਹੀ ਦਿੱਤੇ ਹੋਏ ਹਨ । ਹੇ ਪ੍ਰਭੂ ! (ਮੇਰੇ ਉਤੇ) ਮਿਹਰ ਕਰ, ਮੈਨੂੰ ਆਪਣਾ ਦਰਸਨ ਦੇਹ, (ਤੇਰੇ ਦਰਸਨ ਦੀ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਬੜੀ ਤਾਂਘ ਹੈ । ੧।

ਹੇ ਹਰੀ ! ਹੇ ਮੇਰੇ ਸੁਆਮੀ ! ਅਸਾਂ ਜੀਵਾਂ ਦੇ ਮਨ ਵਿਚ ਚਿਤ ਵਿਚ ਜੋ ਕੁਝ ਵਰਤਦੀ ਹੈ, ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ । ਹੇ ਹਰੀ ! ਮੈਨੂੰ (ਸਦਾ) ਤੇਰੀ (ਮਿਹਰ ਦੀ) ਆਸ ਰਹਿੰਦੀ ਹੈ (ਕਿ ਤੂੰ ਕਿਰਪਾ ਕਰੇਂ ਤਾਂ) ਮੈਂ ਹਰ ਰੋਜ਼ ਤੇਰਾ ਨਾਮ ਜਪਦਾ ਰਹਾਂ, ਆਤਮਕ ਆਨੰਦ ਮਾਣਦਾ ਰਹਾਂ, ਤੇ ਸਦਾ ਆਤਮਕ ਜੀਵਨ ਜੀਉਂਦਾ ਰਹਾਂ । ੨।

(ਨਾਮ ਦੀ) ਦਾਤਿ ਦੇਣ ਵਾਲੇ ਗੁਰੂ ਨੇ ਸਤਿਗੁਰੂ ਨੇ ਮੈਨੂੰ (ਪਰਮਾਤਮਾ ਨਾਲ ਮਿਲਣ ਦਾ) ਰਾਹ ਦੱਸਿਆ, ਤੇ ਮੇਰਾ ਹਰਿ-ਪ੍ਰਭੂ ਮੈਨੂੰ ਆ ਮਿਲਿਆ । ਵੱਡੇ ਭਾਗਾਂ ਨਾਲ (ਮੇਰੇ ਹਿਰਦੇ ਵਿਚ) ਹਰ ਰੋਜ਼ (ਹਰ ਵੇਲੇ) ਆਤਮਕ ਆਨੰਦ ਬਣਿਆ ਰਹਿੰਦਾ ਹੈ, ਮੈਂ ਦਾਸ ਦੀ ਆਸ ਪੂਰੀ ਹੋ ਗਈ ਹੈ । ੩।

ਹੇ ਜਗਤ ਦੇ ਨਾਥ ! ਹੇ ਜਗਤ ਦੇ ਈਸ਼ਵਰ ! ਹੇ ਕਰਤਾਰ ! ਇਹ ਸਾਰੀ (ਜਗਤ-ਖੇਡ) ਤੇਰੇ ਵੱਸ ਵਿਚ ਹੈ । ਹੇ ਦਾਸ ਨਾਨਕ ! (ਅਰਦਾਸ ਕਰ ਤੇ ਆਖ—) ਹੇ ਹਰੀ ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਦਾਸ ਦੀ ਲਾਜ ਰੱਖ । ੪।੬।੨੦।੫੮।

ਗਉੜੀ ਪੂਰਬੀ ਮਹਲਾ ੪ ॥ ਇਹੁ ਮਨੁਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥ ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੁ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥

ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ
ਗਰਭਿ ਗਲਾਢੇ ॥੩॥ ਹਮ ਜਾਨਿਆ ਕਛੁ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੁਕ ਗੁਰ ਕਿਰਪਾ
ਪਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੧॥੨੧॥੫੯॥

ਪਦ ਅਰਥ :—ਮਨੁਆ—ਅੰਵਾਣ ਮਨ । ਖਿਨੁ—ਰਤਾ ਭਰ ਭੀ । ਬਹੁ ਰੰਗੀ—ਬਹੁਤ ਰੰਗ-ਤਮਾਸ਼ਿਆਂ ਵਿਚ (ਫਸ ਕੇ) । ਦਹ—ਦਸ । ਦਿਸਿ—ਪਾਸੇ ਵਲ । ਚਲਿ—ਚੱਲ ਕੇ, ਦੌੜ ਕੇ । ਹਾਢੇ—ਭਟਕਦਾ ਹੈ । ਠਾਢੇ—ਖਲੋ ਗਿਆ ਹੈ ।੧।

ਲਾਲੇ—ਗੁਲਾਮ । ਕਾਢੇ—ਅਖਵਾਂਦੇ ਹਾਂ ।੧।ਰਹਾਉ।

ਮਸਤਕਿ—ਮੱਥੇ ਉਤੇ । ਦਾਗੁ—ਨਿਸ਼ਾਨ । ਦਗਾਨਾ—ਦਾਗਿਆ ਗਿਆ ਹੈ । ਸਾਢੇ—ਸਾਂਢੇ, ਇਕੱਠਾ ਕਰ ਲਿਆ ਹੈ । ਪੁੰਨੁ—ਭਲਾਈ, ਨੇਕੀ । ਭਉ—ਭਵ-ਸਾਗਰ । ਦੁਤਰੁ—(ਦੁਸ਼ਟ) ਜਿਸ ਤੋਂ ਤਰਨਾ ਔਖਾ ਹੈ । ਪਰਾਢੇ—ਪਾਰ ਕਰ ਦਿੱਤਾ ਹੈ ।੨।

ਰਿਦੈ—ਹਿਰਦੇ ਵਿਚ । ਕੂਰੇ—ਝੂਠੇ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਗਰਭਿ—ਗਰਭ ਵਿਚ, ਜੂਨਾਂ ਦੇ ਗੋੜ ਵਿਚ । ਗਲਾਢੇ—ਗਲਦੇ ਹਨ ।੩।

ਨ ਜਾਨਹ—ਅਸੀ ਨਹੀਂ ਜਾਣਦੇ । ਆਗੈ—ਆਉਣ ਵਾਲੇ ਸਮੇ ਵਿਚ । ਠਾਢੇ—ਖੜੇ ਹਾਂ । ਕੁਤਰੇ—ਕੁੱਤੇ, ਕੂਕਰ । ਕਾਢੇ—ਅਖਵਾਂਦੇ ਹਾਂ ।੪।

ਅਰਥ :—ਹੇ ਰਾਮ ! ਮੈਂ ਗੁਰੂ ਦਾ ਗੁਲਾਮ ਅਖਵਾਂਦਾ ਹਾਂ ।੧।ਰਹਾਉ।

(ਮੇਰਾ) ਇਹ ਅੰਵਾਣ ਮਨ ਬਹੁਤ ਰੰਗ-ਤਮਾਸ਼ਿਆਂ ਵਿਚ (ਫਸ ਕੇ) ਰਤਾ ਭਰ ਭੀ ਟਿਕਦਾ ਨਹੀਂ, ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਹੈ । (ਪਰ ਹੁਣ) ਵੱਡੇ ਭਾਗਾਂ ਨਾਲ (ਮੈਨੂੰ) ਪੂਰਾ ਗੁਰੂ ਮਿਲ ਪਿਆ ਹੈ, ਉਸ ਨੇ ਪ੍ਰਭੂ (-ਨਾਮ ਸਿਮਰਨ ਦਾ) ਉਪਦੇਸ਼ ਦਿੱਤਾ ਹੈ (ਜਿਸ ਦੀ ਬਰਕਤਿ ਨਾਲ) ਮਨ ਸ਼ਾਂਤ ਹੋ ਗਿਆ ਹੈ ।੧।

(ਪੂਰੇ ਗੁਰੂ ਨੇ ਮੇਰੇ ਉਤੇ) ਬਹੁਤ ਪਰਉਪਕਾਰ ਕੀਤਾ ਹੈ ਭਲਾਈ ਕੀਤੀ ਹੈ, ਮੈਨੂੰ ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ਹੈ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਸੀ । (ਗੁਰੂ ਦੇ ਉਪਕਾਰ ਦਾ ਇਹ) ਬਹੁਤ ਕਰਜ਼ਾ (ਮੇਰੇ ਸਿਰ ਉਤੇ) ਇਕੱਠਾ ਹੋ ਗਿਆ ਹੈ (ਇਹ ਕਰਜ਼ਾ ਉਤਰ ਨਹੀਂ ਸਕਦਾ, ਉਸ ਦੇ ਇਵਜ਼ ਮੈਂ ਗੁਰੂ ਦਾ ਗੁਲਾਮ ਬਣ ਗਿਆ ਹਾਂ, ਤੇ) ਮੇਰੇ ਮੱਥੇ ਉਤੇ (ਗੁਲਾਮੀ ਦਾ) ਨਿਸ਼ਾਨ ਦਾਗਿਆ ਗਿਆ ਹੈ ।੨।

ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਨਹੀਂ ਹੁੰਦਾ (ਜੇ ਉਹ ਬਾਹਰ ਲੋਕਾਚਾਰੀ ਪਿਆਰ ਦਾ ਕੋਈ ਵਿਖਾਵਾ ਕਰਦੇ ਹਨ, ਤਾਂ) ਉਹ ਝੂਠੇ ਗੰਢ-ਤੁਪ ਹੀ ਕਰਦੇ ਹਨ । ਜਿਵੇਂ ਪਾਣੀ ਵਿਚ (ਪਿਆ) ਕਾਗਜ਼ ਗਲ ਜਾਂਦਾ ਹੈ ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਪ੍ਰਭੂ-ਪ੍ਰੀਤਿ ਤੋਂ ਸੱਖਣੇ ਹੋਣ ਕਰਕੇ) ਜੂਨਾਂ ਦੇ ਗੋੜ ਵਿਚ (ਆਪਣੇ ਆਤਮਕ ਜੀਵਨ ਵਲੋਂ) ਗਲ ਜਾਂਦੇ ਹਨ ।੩।

(ਪਰ ਸਾਡੀ ਜੀਵਾਂ ਦੀ ਕੋਈ ਚਤੁਰਾਈ ਸਿਆਣਪ ਕੰਮ ਨਹੀਂ ਕਰ ਸਕਦੀ) ਨਾਹ (ਹੁਣ ਤਕ) ਅਸੀ ਜੀਵ ਕੋਈ ਚਤੁਰਾਈ-ਸਿਆਣਪ ਕਰ ਸਕੇ ਹਾਂ, ਨਾਹ ਹੀ ਅਗਾਂਹ ਨੂੰ ਹੀ ਕਰ ਸਕਾਂਗੇ । ਜਿਵੇਂ ਪਰਮਾਤਮਾ ਸਾਨੂੰ ਰੱਖਦਾ ਹੈ ਉਸੇ ਹਾਲਤ ਵਿਚ ਅਸੀ ਟਿਕਦੇ ਹਾਂ ।

ਹੇ ਦਾਸ ਨਾਨਕ ! (ਉਸ ਦੇ ਦਰ ਤੇ ਅਰਦਾਸ ਹੀ ਫਬਦੀ ਹੈ । ਅਰਦਾਸ ਕਰੋ ਤੇ ਆਖੋ—) ਹੇ ਗੁਰੂ ! ਸਾਡੀਆਂ ਭੁੱਲਾਂ ਚੁੱਕਾਂ (ਅਣਡਿੱਠ ਕਰ ਕੇ ਸਾਡੇ ਉਤੇ) ਮਿਹਰ ਕਰੋ, ਅਸੀ (ਤੁਹਾਡੇ ਦਰ ਦੇ) ਕੂਕਰ ਅਖਵਾਂਦੇ ਹਾਂ ।੪।੧।੨੧।੫੯।

ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥ {ਪੰਨਾ ੧੭੧}

ਪਦ ਅਰਥ :—ਕਾਮਿ—ਕਾਮ ਨਾਲ । ਕਰੋਧਿ—ਕ੍ਰੋਧ ਨਾਲ । ਨਗਰੁ—ਸਰੀਰ-ਨਗਰ । ਸਾਧੂ—ਗੁਰੂ । ਖੰਡਲ—ਟੋਟੇ, ਅੰਸ਼ (खण्डल—a piece) । ਖੰਡਾ—ਨਾਸ ਕਰ ਦਿੱਤਾ । ਪੂਰਬਿ—ਪੂਰਬਲੇ ਜਨਮ ਵਿਚ । ਮਨਿ—ਮਨ ਵਿਚ । ਮੰਡਲ—ਰੋਸ਼ਨੀ ਦੇ ਚੱਕਰ (ਜਿਵੇਂ ਸੂਰਜ ਤੇ ਚੰਦ ਦੇ ਦੁਆਲੇ ਦਾ ਚੱਕਰ) । ਮੰਡਾ—ਸਜਾਇਆ । ੧।

ਅੰਜੁਲੀ—{ਅੰਜਲਿ: ਬੁੱਕ । ਅੰਜਲਿ ਕ੍ਰ—ਦੋਵੇਂ ਹੱਥ ਜੋੜ ਕੇ ਨਮਸਕਾਰ ਕਰਨ ਲਈ ਸਿਰ ਤਕ ਅਪੜਾਣੇ} ਹੱਥ ਜੋੜ ਕੇ ਅਰਦਾਸ । ਪੁੰਨੁ—ਭਲਾਈ, ਭਲਾ ਕੰਮ । ਡੰਡਉਤ—(दण्डकत्) ਡੰਡੇ ਵਾਂਗ ਸਿੱਧੇ ਲੇਟ ਕੇ ਪਰਨਾਣ । ੧। ਰਹਾਉ ।

ਸਾਕਤ—ਰੱਬ ਨਾਲੋਂ ਟੁੱਟੇ ਹੋਏ, ਮਾਇਆ-ਵੇੜੇ ਜੀਵ । ਚਲਹਿ—ਚਲਦੇ ਹਨ । ਜਮਕਾਲੁ—ਮੌਤ, ਆਤਮਕ ਮੌਤ । ਸਿਰਿ—ਸਿਰ ਉਤੇ । ੨।

ਨਾਮਿ—ਨਾਮ ਵਿਚ । ਭਵ—ਸੰਸਾਰ, ਸੰਸਾਰ-ਸਮੁੰਦਰ । ਸੋਭ—ਸੋਭਾ । ਖੰਡ—ਹਿੱਸਾ । ੩।

ਮਸਕੀਨ—ਆਜਿਜ਼ । ਆਧਾਰੁ—ਆਸਰਾ । ਮੰਡਾ—ਮਿਲਦਾ । ੪।

ਅਰਥ :—(ਹੇ ਭਾਈ !) ਗੁਰੂ ਅੱਗੇ ਹੱਥ ਜੋੜ ਕੇ ਨਮਸਕਾਰ ਕਰ, ਇਹ ਵੱਡਾ ਨੇਕ ਕੰਮ ਹੈ । ਗੁਰੂ ਅੱਗੇ ਡੰਡਉਤ ਕਰ, ਇਹ ਬੜਾ ਭਲਾ ਕੰਮ ਹੈ । ੧।

(ਹੇ ਭਾਈ !) ਇਹ ਸਰੀਰ-ਨਗਰ ਕਾਮ ਕ੍ਰੋਧ ਨਾਲ ਬਹੁਤ ਭਰਿਆ ਰਹਿੰਦਾ ਹੈ (ਗੰਦਾ ਹੋਇਆ ਰਹਿੰਦਾ ਹੈ), ਗੁਰੂ ਨੂੰ ਮਿਲ ਕੇ (ਕਾਮ ਕ੍ਰੋਧ ਆਦਿਕ ਦੇ) ਸਾਰੇ ਅੰਸ਼ ਨਾਸ ਕਰ ਲਏ ਜਾਂਦੇ ਹਨ । ਪੂਰਬਲੇ ਜਨਮ ਵਿਚ (ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਜਿਸ ਮਨੁੱਖ ਦੇ ਮੱਥੇ ਉਤੇ) ਲੇਖ ਲਿਖੇ ਜਾਂਦੇ ਹਨ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਤੇ ਉਸ ਦੇ ਮਨ ਵਿਚ ਹਰਿ-ਚਰਨਾਂ ਵਿਚ ਸੁਰਤਿ ਜੁੜਨ ਦੀ ਬਰਕਤਿ ਨਾਲ ਆਤਮਕ ਰੋਸ਼ਨੀ ਦੀ ਸਜਾਵਟ ਹੋ ਜਾਂਦੀ ਹੈ । ੧।

ਮਾਇਆ-ਵੇੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਦਾ ਸੁਆਦ ਨਹੀਂ ਜਾਣਦੇ, ਉਹਨਾਂ ਦੇ ਅੰਦਰ ਹਉਮੈ ਦਾ ਕੰਡਾ (ਟਿਕਿਆ ਰਹਿੰਦਾ) ਹੈ । ਉਹ ਮਨੁੱਖ ਜਿਉਂ ਜਿਉਂ (ਜੀਵਨ-ਮਾਰਗ ਵਿਚ) ਚਲਦੇ ਹਨ ਤਿਉਂ ਤਿਉਂ (ਉਹ ਹਉਮੈ ਦਾ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁਖ ਪਾਂਦੇ ਹਨ, ਉਹ ਆਪਣੇ ਸਿਰ ਉਤੇ ਆਤਮਕ ਮੌਤ-ਰੂਪ ਡੰਡਾ (ਡੰਡੇ ਦੀ ਚੋਟ) ਸਹਾਰਦੇ ਰਹਿੰਦੇ ਹਨ । ੨।

ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ, ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਦੁਖ ਸੰਸਾਰ-ਸਮੁੰਦਰ (ਦੇ ਵਿਕਾਰਾਂ) ਦਾ ਦੁਖ ਨਾਸ ਹੋ ਜਾਂਦਾ ਹੈ । ਉਹਨਾਂ ਨੂੰ ਨਾਸ-ਰਹਿਤ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ, ਤੇ ਬ੍ਰਹਮੰਡ ਦੇ ਸਾਰੇ ਖੰਡਾਂ ਵਿਚ ਉਹਨਾਂ ਦੀ ਬਹੁਤ ਸੋਭਾ ਹੁੰਦੀ ਹੈ । ੩।

ਹੇ ਪ੍ਰਭੂ ! ਹੇ ਹਰੀ ! ਅਸੀਂ ਜੀਵ ਗਰੀਬ ਹਾਂ, ਆਜਿਜ਼ ਹਾਂ, ਤੇਰੇ ਹਾਂ, ਤੂੰ ਸਾਡਾ ਸਭ ਤੋਂ ਵੱਡਾ ਆਸਰਾ ਹੈਂ, ਸਾਡੀ ਰੱਖਿਆ ਕਰ । ਹੇ ਦਾਸ ਨਾਨਕ ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਨੂੰ (ਜ਼ਿੰਦਗੀ ਦਾ) ਆਸਰਾ ਸਹਾਰਾ ਬਣਾਇਆ ਹੈ, ਉਹ ਪਰਮਾਤਮਾ ਦੇ ਨਾਮ ਵਿਚ ਹੀ ਸਦਾ ਆਤਮਕ ਆਨੰਦ ਮਾਣਦਾ ਹੈ । ੪। ੮। ੨੨। ੬੦।

ਗਉੜੀ ਪੂਰਬੀ ਮਹਲਾ ੪ ॥ ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥ ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥ ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੁਆ ਮੀਠਾ ॥੪॥੯॥੨੩॥੬੧॥ {ਪੰਨਾ ੧੭੧}

ਪਦ ਅਰਥ :—ਗੜ—(ਸਰੀਰ-) ਕਿਲ੍ਹਾ । ਰਾਇ—ਰਾਜਾ, ਪ੍ਰਕਾਸ਼-ਰੂਪ । ਸਾਦੁ—ਸੁਆਦ, ਆਨੰਦ । ਧੀਠਾ—ਢੀਠ (ਮੁੜ ਮੁੜ ਵਿਕਾਰਾਂ ਵਲ ਪਰਤਣ ਦੀ ਜ਼ਿਦ ਕਰਨ ਵਾਲਾ) । ਦਇਆਲਿ—ਦਇਆਲ ਨੇ । ਅਨੁਗ੍ਰਹੁ—ਕਿਰਪਾ । ੧।

ਲਿਵ—ਲਗਨ । ੧। ਰਹਾਉ ।

ਅਗਮੁ—ਅਪਹੁੰਚ । ਅਗੋਚਰੁ—(ਅ-ਗੋ-ਚਰੁ । ਗੋ—ਗਿਆਨ-ਇੰਦ੍ਰੇ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾ ਹੋ ਸਕੇ । ਮਿਲਿ—ਮਿਲ ਕੇ । ਲਾਗਿ—ਲੱਗ ਕੇ । ਬਸੀਠਾ—ਵਕੀਲ, ਵਿਚੋਲਾ । ਸੁਖਾਨੇ—ਪਿਆਰੇ ਲੱਗੇ । ਹੀਅਰੈ—ਹਿਰਦੇ ਵਿਚ । ਆਣਿ—ਲਿਆ ਕੇ । ਪਰੀਠਾ—ਪਰੋਸ ਧਰਿਆ । ੨।

ਹੀਅਰਾ—ਹਿਰਦਾ । ਕਠੋਰ—ਕਰੜਾ, ਨਿਰਦਈ । ਕਾਰ ਕਰੀਠਾ—ਕਾਲਖ ਹੀ ਕਾਲਖ । ਬਿਸੀਅਰ—ਸੱਪ । ਕਉ—ਨੂੰ । ਫੋਲਿ—ਫੋਲ ਕੇ । ੩।

ਪ੍ਰਭ—ਹੇ ਪ੍ਰਭੂ ! ਆਨਿ—ਲਿਆ ਕੇ । ਘਸਿ—ਘਸਾ ਕੇ । ਗਰੁੜੁ—ਸੱਪ ਦਾ ਜ਼ਹਿਰ ਦੂਰ ਕਰਨ ਵਾਲੀ ਦਵਾਈ । ਮੁਖਿ—ਮੂੰਹ ਵਿਚ । ਲੀਠਾ—ਚੂਸ ਲਈ । ਲਾਲੇ ਗੋਲੇ—ਗੁਲਾਮ ਸੇਵਕ । ਕਰੁਆ—ਕੌੜਾ । ੪।

ਅਰਥ :—(ਹੇ ਭਾਈ !) ਗੁਰੂ (ਦੇ ਚਰਨਾਂ ਵਿਚ) ਲਿਵ (ਲਾ ਕੇ) ਪਰਮਾਤਮਾ ਦੀ ਸਿਫਤਿ-ਸਾਲਾਹ ਕਰੋ । (ਦੁਨੀਆ ਦੇ ਸਭ ਰਸਾਂ ਨਾਲੋਂ ਇਹ ਰਸ) ਮਿੱਠਾ ਹੈ । ੧। ਰਹਾਉ ।

ਇਸ (ਸਰੀਰ-) ਕਿਲ੍ਹੇ ਵਿਚ (ਜਗਤ ਦਾ) ਰਾਜਾ ਹਰੀ-ਪਰਮਾਤਮਾ ਵੱਸਦਾ ਹੈ, (ਪਰ ਵਿਕਾਰਾਂ ਦੇ ਸੁਆਦਾਂ ਵਿਚ) ਢੀਠ ਹੋਏ ਮਨੁੱਖ ਨੂੰ (ਅੰਦਰ-ਵੱਸਦੇ ਪਰਮਾਤਮਾ ਦੇ ਮਿਲਾਪ ਦਾ ਕੋਈ) ਆਨੰਦ ਨਹੀਂ ਆਉਂਦਾ । ਜਿਸ ਮਨੁੱਖ ਉਤੇ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਕਿਰਪਾ ਕੀਤੀ, ਉਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਹਰਿ-ਨਾਮ-ਰਸ) ਚੱਖ ਕੇ ਵੇਖ ਲਿਆ ਹੈ (ਕਿ ਇਹ ਸਚ ਮੁਚ ਹੀ ਮਿੱਠਾ ਹੈ) । ੧।

ਜੇਹੜਾ ਹਰੀ-ਪਾਰਬ੍ਰਹਮ ਅਪਹੁੰਚ ਹੈ ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਹ ਹਰੀ-ਪ੍ਰਭੂ ਗੁਰੂ ਨੂੰ ਮਿਲ ਕੇ ਗੁਰੂ-ਵਕੀਲ ਦੀ ਚਰਨੀਂ ਲੱਗ ਕੇ (ਹੀ ਮਿਲਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੇ ਬਚਨ ਹਿਰਦੇ ਵਿਚ ਪਿਆਰੇ ਲੱਗਦੇ ਹਨ, ਗੁਰੂ ਉਹਨਾਂ ਦੇ ਅੱਗੇ (ਪਰਮਾਤਮਾ ਦਾ ਨਾਮ-ਅੰਮ੍ਰਿਤ) ਲਿਆ ਕੇ ਪਰੋਸ ਦੇਂਦਾ ਹੈ । ੨।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਹਿਰਦਾ ਬੜਾ ਕਰੜਾ ਹੁੰਦਾ ਹੈ, ਉਹਨਾਂ ਦੇ ਅੰਦਰ (ਵਿਕਾਰਾਂ ਦੀ) ਕਾਲਖ ਹੀ ਕਾਲਖ ਹੁੰਦੀ ਹੈ । ਸੱਪ ਨੂੰ ਕਿਤਨਾ ਹੀ ਦੁੱਧ ਪਿਲਾਈ ਜਾਈਏ ਪਰ ਉਸ ਦਾ ਅੰਦਰ ਫੋਲਿਆਂ ਜ਼ਹਰ ਹੀ ਨਿਕਲਦਾ ਹੈ (ਇਹੀ ਹਾਲਤ ਮਨਮੁਖ ਦੀ ਹੁੰਦੀ ਹੈ) । ੩।

ਹੇ ਹਰੀ ! ਹੇ ਪ੍ਰਭੂ ! (ਮਿਹਰ ਕਰ) ਮੈਨੂੰ ਸਾਧੂ ਗੁਰੂ ਲਿਆ ਕੇ ਮਿਲਾ, ਮੈਂ ਗੁਰੂ ਦਾ ਸ਼ਬਦ ਆਪਣੇ ਮੂੰਹ ਵਿਚ ਵਸਾਵਾਂ ਤੇ ਮੇਰੇ ਅੰਦਰੋਂ ਵਿਕਾਰਾਂ ਦੀ ਜ਼ਹਰ ਦੂਰ ਹੋਵੇ ਜਿਵੇਂ ਸੱਪ ਦਾ ਜ਼ਹਰ ਦੂਰ ਕਰਨ ਵਾਲੀ ਬੂਟੀ ਘਸਾ ਕੇ ਮੂੰਹ ਵਿਚ ਚੂਸਿਆਂ ਸੱਪ ਦਾ ਜ਼ਹਰ ਉਤਰਦਾ ਹੈ । ਹੇ ਦਾਸ ਨਾਨਕ ! (ਆਖ—ਅਸੀ) ਗੁਰੂ ਦੇ ਗੁਲਾਮ ਹਾਂ ਸੇਵਕ ਹਾਂ, ਗੁਰੂ ਦੀ ਸੰਗਤਿ ਵਿਚ ਬੈਠਿਆਂ ਕੌੜਾ (ਸੁਭਾਉ) ਮਿੱਠਾ ਹੋ ਜਾਂਦਾ ਹੈ । ੪। ੯। ੨੩। ੬੧।

ਗਉੜੀ ਪੂਰਬੀ ਮਹਲਾ ੪ ॥ ਹਰਿ ਹਰਿ ਅਰਥਿ ਸਰੀਰੁ ਹਮ ਬੋਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ
 ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥ ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥ ਘਟਿ ਘਟਿ
 ਰਮਈਆ ਰਮਤ ਰਾਮਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ
 ਗੁਰ ਬਚਨੀ ਭਾਗੇ ॥੨॥ ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ
 ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥ ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ
 ਸਤਿਗੁਰ ਆਗੈ ਸੀਸੁ ਨ ਬੋਚਿਆ ਓਇ ਆਵਹਿ ਜਾਹਿ ਅਭਾਗੇ ॥੪॥ ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ
 ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੋਚਿਓ ਸਤਿਗੁਰ ਆਗੇ
 ॥੫॥੧੦॥੨੪॥੬੨॥ {ਪੰਨ ੧੭੧-੧੭੨}

ਪਦ ਅਰਥ :—ਹਰਿ ਅਰਥਿ—ਹਰੀ (ਦੇ ਮਿਲਾਪ) ਦੀ ਖ਼ਾਤਰ । ਹਮ—ਮੈਂ । ਦਾਤੈ—ਦਾਤੇ ਨੇ । ਦਿੜਾਇਆ—
 (ਹਿਰਦੇ ਵਿਚ) ਪੱਕਾ ਕਰ ਦਿੱਤਾ ਹੈ । ਮੁਖਿ—ਮੂੰਹ ਉਤੇ । ਮਸਤਕਿ—ਮੱਥੇ ਉਤੇ । ਸਭਾਗ—ਭਾਗਾਂ ਵਾਲੇ ।੧।
 ਲਿਵ—ਲਗਨ । ਲਾਗੇ—ਲੱਗਦੀ ਹੈ ।੧।ਰਹਾਉ।

ਘਟਿ ਘਟਿ—ਹਰੇਕ ਘਟ ਵਿਚ । ਰਮਈਆ—ਸੋਹਣਾ ਰਾਮ । ਰਮਤ—ਵਿਆਪਕ । ਸਬਦਿ—ਸ਼ਬਦ ਦੀ ਰਾਹੀਂ ।
 ਹਉ—ਮੈਂ । ਦੇਵਉ—ਦੇਵਉਂ, ਮੈਂ ਦੇਂਦਾ ਹਾਂ, ਮੈਂ ਦੇਣ ਨੂੰ ਤਿਆਰ ਹਾਂ । ਕਉ—ਨੂੰ । ਕਾਟਿ—ਕੱਟ ਕੇ ।੨।

ਅੰਧਿਆਰੈ—(ਮਾਇਆ ਦੇ ਮੋਹ ਦੇ) ਹਨੇਰੇ ਵਿਚ । ਦੀਪਕ—(ਗਿਆਨ ਦਾ) ਦੀਵਾ । ਆਨਿ—ਲਿਆ ਕੇ ।
 ਗਿਆਨਿ—ਗਿਆਨ ਦੀ ਰਾਹੀਂ, ਪ੍ਰਭੂ ਨਾਲ ਡੂੰਘੀ ਸਾਂਝ ਦੀ ਰਾਹੀਂ । ਘਰਿ—ਹਿਰਦੇ-ਘਰ ਵਿਚ । ਲਹੀ—ਲੱਭ
 ਲਈ ।੩।

ਸਾਕਤ—ਰੱਬ ਨਾਲੋਂ ਟੁੱਟੇ ਹੋਏ । ਬਧਿਕ—ਸ਼ਿਕਾਰੀ, ਹੈਂਸਿਆਰੇ, ਨਿਰਦਈ । ਜਮ—ਮੌਤ, ਆਤਮਕ ਮੌਤ । ਜੋਹਨਿ
 ਲਾਗੇ—ਤੱਕ ਵਿਚ ਰੱਖਦੀ ਹੈ । ਉਨ—ਉਹਨਾਂ (ਸਾਕਤਾਂ) ਨੇ । ਓਇ—(ਲਫਜ਼ 'ਓਹ' ਤੋਂ ਬਹੁ-ਵਚਨ) ।੪।

ਹਮਰਾ ਬਿਨਉ—ਮੇਰੀ ਬੇਨਤੀ । ਪ੍ਰਭ—ਹੇ ਪ੍ਰਭੂ ! ਮਾਗੇ—ਮੰਗਦਾ ਹਾਂ । ਲਜ—ਲਾਜ । ਪਾਤਿ—ਪਤਿ, ਇੱਜ਼ਤ ।

ਅਰਥ :—(ਹੇ ਭਾਈ !) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਰਾਮ ਹਰੀ (ਦੇ ਚਰਨਾਂ) ਵਿਚ ਲਗਨ ਲੱਗਦੀ
 ਹੈ ।੧।ਰਹਾਉ।

(ਹੇ ਭਾਈ !) ਹਰੀ ਦੇ ਮਿਲਾਪ ਦੀ ਖ਼ਾਤਰ ਮੈਂ ਆਪਣਾ ਸਰੀਰ ਪੂਰੇ ਗੁਰੂ ਅੱਗੇ ਵੇਚ ਦਿੱਤਾ ਹੈ, ਦਾਤੇ ਸਤਿਗੁਰੂ ਨੇ (ਮੇਰੇ
 ਹਿਰਦੇ ਵਿਚ) ਹਰੀ ਦਾ ਨਾਮ ਪੱਕਾ ਕਰ ਦਿੱਤਾ ਹੈ, ਮੇਰੇ ਮੂੰਹ ਉਤੇ ਮੇਰੇ ਮੱਥੇ ਉਤੇ ਭਾਗ ਜਾਗ ਪਏ ਹਨ, ਮੈਂ ਭਾਗਾਂ
 ਵਾਲਾ ਹੋ ਗਿਆ ਹਾਂ ।੧।

(ਭਾਵੇਂ ਉਹ) ਸੋਹਣਾ ਰਾਮ ਹਰੇਕ ਸਰੀਰ ਵਿਚ ਵਿਆਪਕ ਹੈ (ਫਿਰ ਭੀ) ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਉਸ ਨਾਲ)
 ਲਗਨ ਲੱਗਦੀ ਹੈ । ਮੈਂ ਗੁਰੂ ਨੂੰ ਆਪਣਾ ਮਨ ਆਪਣਾ ਤਨ ਦੇਣ ਨੂੰ ਤਿਆਰ ਹਾਂ (ਆਪਣਾ ਸਿਰ) ਕੱਟ ਕੇ ਦੇਣ ਨੂੰ
 ਤਿਆਰ ਹਾਂ । ਗੁਰੂ ਦੇ ਬਚਨਾਂ ਦੀ ਰਾਹੀਂ ਹੀ ਮੇਰੀ ਭਟਕਣਾ ਮੇਰਾ ਡਰ ਦੂਰ ਹੋ ਸਕਦਾ ਹੈ ।੨।

(ਮਾਇਆ ਦੇ ਮੋਹ ਦੇ) ਹਨੇਰੇ ਵਿਚ (ਫਸੇ ਹੋਏ ਜੀਵ ਦੇ ਅੰਦਰ ਗੁਰੂ ਹੀ ਗਿਆਨ ਦਾ) ਦੀਵਾ ਲਿਆ ਕੇ ਬਾਲਦਾ ਹੈ,
 ਗੁਰੂ ਦੇ ਦਿੱਤੇ ਗਿਆਨ ਦੀ ਰਾਹੀਂ ਹੀ (ਪ੍ਰਭੂ-ਚਰਨਾਂ ਵਿਚ) ਲਗਨ ਲੱਗਦੀ ਹੈ, ਅਗਿਆਨਤਾ ਦਾ ਹਨੇਰਾ ਪੂਰੇ ਤੌਰ ਤੇ
 ਨਾਸ ਹੋ ਜਾਂਦਾ ਹੈ, ਹਿਰਦੇ-ਘਰ ਵਿਚ ਪ੍ਰਭੂ ਦਾ ਨਾਮ-ਪਦਾਰਥ ਲੱਭ ਪੈਂਦਾ ਹੈ, ਮਨ (ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ
 ਹੈ ।੩।

ਮਾਇਆ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਣ ਵਾਲੇ ਮਨੁੱਖ ਰੱਬ ਨਾਲੋਂ ਟੁੱਟ ਜਾਂਦੇ ਹਨ, ਨਿਰਦਈ ਹੋ ਜਾਂਦੇ ਹਨ, ਆਤਮਕ ਮੌਤ ਉਹਨਾਂ ਨੂੰ ਆਪਣੀ ਤੱਕ ਵਿਚ ਰੱਖਦੀ ਹੈ । ਉਹ ਮਨੁੱਖ ਸਤਿਗੁਰੂ ਦੇ ਅੱਗੇ ਆਪਣਾ ਸਿਰ ਨਹੀਂ ਵੇਚਦੇ (ਉਹ ਆਪਣੇ ਅੰਦਰੋਂ ਹਉਮੈ ਨਹੀਂ ਗਵਾਂਦੇ) ਉਹ ਬਦ-ਕਿਸਮਤ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੪।

ਹੇ ਪ੍ਰਭੂ ! ਹੇ ਠਾਕੁਰ ! ਮੇਰੀ ਬੇਨਤੀ ਸੁਣ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੈਥੋਂ ਤੇਰਾ ਨਾਮ ਮੰਗਦਾ ਹਾਂ । ਦਾਸ ਨਾਨਕ ਦੀ ਲਾਜ ਇੱਜ਼ਤ (ਰੱਖਣ ਵਾਲਾ) ਗੁਰੂ ਹੀ ਹੈ, ਮੈਂ ਸਤਿਗੁਰੂ ਦੇ ਅੱਗੇ ਆਪਣਾ ਸਿਰ ਵੇਚ ਦਿੱਤਾ ਹੈ (ਮੈਂ ਨਾਮ ਦੇ ਵੱਟੇ ਵਿਚ ਆਪਣੀ ਅਪਣਤ ਗੁਰੂ ਦੇ ਹਵਾਲੇ ਕਰ ਦਿੱਤੀ ਹੈ) ।੫।੧੦।੨੪।੬੨।

ਗਉੜੀ ਪੂਰਬੀ ਮਹਲਾ ੪ ॥ ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥ ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥ ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥ ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੇਰੈ ਗੁਰ ਆਗੈ ਆਪੁ ਵੇਚਾਇਆ ॥੩॥ ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥ {ਪੰਨਾ ੧੨੨}

ਪਦ ਅਰਥ :—ਹਮ—ਅਸੀ ਜੀਵ । ਗੁਰਿ ਮਿਲਿਐ—ਜਦੋਂ ਗੁਰੂ ਮਿਲ ਪਏ । ਆਪੁ—ਆਪਾ-ਭਾਵ । ਸੁਖੁ—ਆਤਮਕ ਆਨੰਦ । ਧਨੁ ਧੰਨੁ—ਸਲਾਹੁਣ-ਜੋਗ ।੧।

ਬਚਨਿ—ਬਚਨ ਦੀ ਰਾਹੀਂ, ਉਪਦੇਸ਼ ਦੀ ਬਰਕਤਿ ਨਾਲ ।੧।ਰਹਾਉ।

ਹੀਅਰੈ—ਹਿਰਦੇ ਵਿਚ । ਰਾਇ—ਪ੍ਰਕਾਸ਼-ਰੂਪ । ਗੁਰਿ—ਗੁਰੂ ਨੇ । ਮਾਰਗੁ—ਰਸਤਾ । ਪੰਥੁ—ਰਸਤਾ । ਜੀਉ—ਜਿੰਦ । ਪਿੰਡੁ—ਸਰੀਰ । ਜਿਨਿ—ਜਿਸ ਨੇ, ਕਿਉਂਕਿ ਉਸ ਨੇ । ਗਲਿ—ਗਲ ਨਾਲ ।੨।

ਗੁਰਿ—ਗੁਰੂ ਨੇ । ਸਹਜ ਅਨੰਦੁ—ਆਤਮਕ ਅਡੋਲਤਾ ਦਾ ਸੁਖ । ਮਨਿ ਮੇਰੈ—ਮੇਰੇ ਮਨ ਵਿਚ ।੩।

ਕੀਨੇ—ਕੀਤੇ, ਕਰਦੇ ਰਹੇ । ਦੁਸਟੀ—ਦੁਸ਼ਟਤਾਈ, ਵਿਕਾਰ । ਚੋਰ ਚੁਰਾਇਆ—ਚੋਰਾਂ ਵਾਂਗ ਚੋਰੀ ਕੀਤੀ । ਹਰਿ ਭਾਇਆ—ਜੇ, ਹੇ ਹਰੀ ! ਤੈਨੂੰ ਚੰਗਾ ਲੱਗੇ, ਜੇ ਤੇਰੀ ਮਿਹਰ ਹੋਵੇ ।੪।

ਅਰਥ :—ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਹੀ ਰਾਮ ਨਾਲ ਹਰੀ ਨਾਲ ਮਿਲਾਪ ਹੁੰਦਾ ਹੈ ।੧।ਰਹਾਉ।

(ਗੁਰੂ ਤੋਂ ਬਿਨਾ) ਅਸੀ ਜੀਵ ਅਹੰਕਾਰੀ ਹੋਏ ਰਹਿੰਦੇ ਹਾਂ, ਸਾਡੀ ਮਤਿ ਅਹੰਕਾਰ ਤੇ ਅਗਿਆਨਤਾ ਵਾਲੀ ਬਣੀ ਰਹਿੰਦੀ ਹੈ । ਜਦੋਂ ਗੁਰੂ ਮਿਲ ਪਏ, ਤਦੋਂ ਆਪਾ-ਭਾਵ ਦੂਰ ਹੋ ਜਾਂਦਾ ਹੈ । (ਗੁਰੂ ਦੀ ਮਿਹਰ ਨਾਲ ਜਦੋਂ) ਹਉਮੈ ਦਾ ਰੋਗ ਦੂਰ ਹੁੰਦਾ ਹੈ, ਤਦੋਂ ਆਤਮਕ ਆਨੰਦ ਮਿਲਦਾ ਹੈ । ਇਹ ਸਾਰੀ ਮਿਹਰ ਗੁਰੂ ਦੀ ਹੀ ਹੈ, ਗੁਰੂ ਦੀ ਹੀ ਹੈ ।੧।

(ਗੁਰੂ ਦੀ ਕਿਰਪਾ ਨਾਲ ਹੀ) ਮੇਰੇ ਹਿਰਦੇ ਵਿਚ ਪਰਮਾਤਮਾ (ਦੇ ਚਰਨਾਂ) ਦੀ ਪ੍ਰੀਤਿ ਪੈਦਾ ਹੋਈ ਹੈ, ਗੁਰੂ ਨੇ (ਹੀ) ਪਰਮਾਤਮਾ ਦੇ ਮਿਲਾਪ ਦਾ) ਰਸਤਾ ਦੱਸਿਆ ਹੈ । ਮੈਂ ਆਪਣੀ ਜਿੰਦ ਆਪਣਾ ਸਰੀਰ ਸਭ ਕੁਝ ਗੁਰੂ ਦੇ ਅੱਗੇ ਰੱਖ ਦਿੱਤਾ ਹੈ, ਕਿਉਂਕਿ ਗੁਰੂ ਨੇ ਹੀ ਮੈਨੂੰ ਵਿੱਛੁੜੇ ਹੋਏ ਨੂੰ ਪਰਮਾਤਮਾ ਦੇ ਗਲ ਨਾਲ ਲਾ ਦਿੱਤਾ ਹੈ ।੨।

(ਗੁਰੂ ਦੀ ਕਿਰਪਾ ਨਾਲ ਹੀ) ਮੇਰੇ ਅੰਦਰ ਪਰਮਾਤਮਾ ਦਾ ਦਰਸਨ ਕਰਨ ਦੀ ਤਾਂਘ ਪੈਦਾ ਹੋਈ, ਗੁਰੂ ਨੇ (ਹੀ) ਮੈਨੂੰ ਮੇਰੇ ਹਿਰਦੇ ਵਿਚ ਵੱਸਦਾ ਮੇਰੇ ਨਾਲ ਵੱਸਦਾ ਪਰਮਾਤਮਾ ਵਿਖਾ ਦਿੱਤਾ । ਮੇਰੇ ਮਨ ਵਿਚ (ਹੁਣ) ਆਤਮਕ ਅਡੋਲਤਾ ਦਾ ਸੁਖ ਪੈਦਾ ਹੋ ਗਿਆ ਹੈ, (ਉਸ ਦੇ ਇਵਜ਼ ਵਿਚ) ਮੈਂ ਆਪਣਾ ਆਪ ਗੁਰੂ ਦੇ ਅੱਗੇ ਵੇਚ ਦਿੱਤਾ ਹੈ ।੩।

ਮੈਂ ਬਥੇਰੇ ਪਾਪ ਅਪਰਾਧ ਕਰਦਾ ਰਿਹਾ, ਕਈ ਭੈੜ ਕਰਦਾ ਰਿਹਾ ਤੇ ਲੁਕਾਂਦਾ ਰਿਹਾ ਜਿਵੇਂ ਚੋਰ ਆਪਣੀ ਚੋਰੀ ਲੁਕਾਂਦੇ ਹਨ । ਪਰ ਹੁਣ, ਹੇ ਨਾਨਕ ! (ਆਖ—) ਹੇ ਹਰੀ ! ਮੈਂ ਤੇਰੀ ਸਰਨ ਆਇਆ ਹਾਂ, ਜੇ ਤੇਰੀ ਮਿਹਰ ਹੋਵੇ ਤਾਂ ਮੇਰੀ ਇੱਜ਼ਤ ਰੱਖ (ਮੈਨੂੰ ਵਿਕਾਰਾਂ ਤੋਂ ਬਚਾਈ ਰੱਖ) ।੪।੧੧।੨੫।੬੩।

ਗਉੜੀ ਪੂਰਬੀ ਮਹਲਾ ੪ ॥ ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ
ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥ ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ ਪੂਰਾ
ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥ ਹਿਰਦੈ ਗੁਰਮਤਿ
ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ
॥੩॥ ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ
ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥ {ਪੰਨਾ ੧੭੨}

ਪਦ ਅਰਥ :—ਬਾਜੈ—ਵੱਜਦਾ ਹੈ, ਪੂਰਾ ਪ੍ਰਭਾਵ ਪਾ ਲੈਂਦਾ ਹੈ (ਜਿਵੇਂ ਢੋਲ ਵੱਜਿਆਂ ਕੋਈ ਹੋਰ ਨਿੱਕਾ-ਮੋਟਾ ਖੜਾਕ
ਸੁਣਿਆ ਨਹੀਂ ਜਾ ਸਕਦਾ) । ਅਨਾਹਦੁ—(ਅਨਾਹੁਤ—ਬਿਨਾ ਵਜਾਏ) ਇੱਕ-ਰਸ । ਧਨੁ ਧੰਨੁ—ਸ਼ਾਬਾਸ਼-ਜੋਗ ।
ਲਿਵ—ਲਗਨ ।੧।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ।੧।ਰਹਾਉ।

ਹਮਰਾ—ਸਾਡਾ, ਮੇਰਾ । ਮਲਿ ਮਲਿ—ਮਲ ਮਲ ਕੇ, ਬੜੇ ਪ੍ਰੇਮ ਨਾਲ । ਧੋਵਹ—ਅਸੀਂ ਧੋਂਦੇ ਹਾਂ, ਮੈਂ ਧੋਂਦਾ ਹਾਂ ।੨।

ਰਸਾਇਣੁ—(ਰਸ-ਅਯਨ) ਰਸਾਂ ਦਾ ਘਰ, ਸਭ ਤੋਂ ਸ਼੍ਰੇਸ਼ਟ ਰਸ । ਜਿਹਵਾ—ਜੀਭ । ਰਸਕਿ ਰਸਕਿ—ਮੁੜ ਮੁੜ ਰਸ ਲੈ
ਕੇ, ਬੜੇ ਆਨੰਦ ਨਾਲ । ਰਸਿ—ਰਸ ਵਿਚ । ਆਘਾਨੇ—ਰੱਜੇ ਹੋਏ । ਭੂਖ—ਤ੍ਰਿਸ਼ਨਾ, ਮਾਇਆ ਦੀ ਭੁੱਖ ।੩।

ਕਉ—ਨੂੰ । ਦ੍ਰਿੜਾਵੈ—ਪੱਕਾ ਕਰ ਦੇਂਦਾ ਹੈ ।੪।

ਅਰਥ :—ਗੁਰੂ ਦੇ ਸਨਮੁਖ ਰਹਿ ਕੇ ਹੀ ਮਨੁੱਖ (ਆਪਣੇ ਅੰਦਰ) ਹਰੀ ਦੇ ਮਿਲਾਪ ਦੀ ਲਗਨ ਪੈਦਾ ਕਰ ਸਕਦਾ
ਹੈ ।੧।ਰਹਾਉ।

ਗੁਰੂ ਦੀ ਮਤਿ ਉਤੇ ਤੁਰਿਆਂ ਹੀ ਗੁਰੂ ਦਾ ਸ਼ਬਦ ਮਨੁੱਖ ਦੇ ਹਿਰਦੇ ਵਿਚ ਇਕ-ਰਸ ਪ੍ਰਭਾਵ ਪਾਈ ਰੱਖਦਾ ਹੈ (ਤੇ ਹੋਰ
ਕੋਈ ਮਾਇਕ ਰਸ ਆਪਣਾ ਜ਼ੋਰ ਨਹੀਂ ਪਾ ਸਕਦਾ), ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਹੀ ਮਨੁੱਖ ਦਾ ਮਨ
ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦਾ ਹੈ । ਕੋਈ ਵੱਡੇ ਭਾਗਾਂ ਵਾਲਾ ਮਨੁੱਖ ਗੁਰੂ ਦਾ ਦਰਸਨ ਪ੍ਰਾਪਤ ਕਰਦਾ
ਹੈ । ਸਦਕੇ ਗੁਰੂ ਤੋਂ, ਸਦਕੇ ਗੁਰੂ ਤੋਂ । ਗੁਰੂ (ਮਨੁੱਖ ਦੇ ਅੰਦਰ ਪਰਮਾਤਮਾ ਦੇ ਮਿਲਾਪ ਦੀ) ਲਗਨ ਪੈਦਾ ਕਰਦਾ
ਹੈ ।੧।

(ਹੇ ਭਾਈ !) ਪੂਰਾ ਗੁਰੂ ਹੀ ਮੇਰਾ ਠਾਕੁਰ ਹੈ, ਮੇਰਾ ਮਨ ਗੁਰੂ ਦੀ ਦੱਸੀ ਹੋਈ ਕਾਰ ਹੀ ਕਰਦਾ ਹੈ । ਮੈਂ ਆਪਣੇ ਗੁਰੂ
ਦੇ ਪੈਰ ਮਲ ਮਲ ਕੇ ਧੋਂਦਾ ਹਾਂ, ਕਿਉਂਕਿ ਗੁਰੂ ਮੈਨੂੰ ਪਰਮਾਤਮਾ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ ।੨।

(ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ) ਹਿਰਦੇ ਵਿਚ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਸਭ ਰਸਾਂ ਦਾ ਘਰ ਪ੍ਰਭੂ-ਨਾਮ ਵੱਸ
ਪੈਂਦਾ ਹੈ, (ਜਿਨ੍ਹਾਂ ਦੀ) ਜੀਭ ਪਰਮਾਤਮਾ ਦੇ ਗੁਣ ਗਾਂਦੀ ਹੈ, ਉਹਨਾਂ ਦੇ ਮਨ ਸਦਾ ਆਨੰਦ ਨਾਲ ਪਰਮਾਤਮਾ ਦੇ ਨਾਮ-
ਰਸ ਵਿਚ ਰੱਜੇ ਰਹਿੰਦੇ ਹਨ, ਉਹਨਾਂ ਨੂੰ ਮੁੜ ਕਦੇ ਮਾਇਆ ਦੀ ਭੁੱਖ ਪੋਹ ਨਹੀਂ ਸਕਦੀ ।੩।

ਪਰ ਕੋਈ ਭੀ ਮਨੁੱਖ ਪਰਮਾਤਮਾ ਦਾ ਨਾਮ (ਪਰਮਾਤਮਾ ਦੀ) ਕਿਰਪਾ ਤੋਂ ਬਿਨਾ ਹਾਸਲ ਨਹੀਂ ਕਰ ਸਕਦਾ, ਬੇਸ਼ੱਕ
ਕੋਈ ਬਥੇਰੇ ਅਨੇਕਾਂ ਉਪਾਵ ਕਰਦਾ ਰਹੇ । ਹੇ ਨਾਨਕ ! ਜਿਸ ਦਾਸ ਉਤੇ ਪਰਮਾਤਮਾ ਮਿਹਰ ਕਰਦਾ ਹੈ, ਗੁਰੂ ਦੇ
ਉਪਦੇਸ਼ ਦੀ ਬਰਕਤਿ ਨਾਲ ਉਸ ਦੀ ਮਤਿ ਵਿਚ ਪਰਮਾਤਮਾ ਆਪਣਾ ਨਾਮ ਪੱਕਾ ਕਰ ਦੇਂਦਾ
ਹੈ ।੪।੧੨।੨੬।੬੪।

ਨੋਟ :—ਗਉੜੀ ਪੂਰਬੀ ਮ: ੪ — ੧੨ ਸ਼ਬਦ

ਗਉੜੀ ਗੁਆਰੇਰੀ ਮ: ੪ — ੬ ,,

ਗਉੜੀ ਬੈਰਾਗਣਿ ਮ: ੪ — ੮ ,,

ਗਉੜੀ ਮ: ੩ — ੧੮ ,,

ਗਉੜੀ ਮ: ੧ — ੨੦ ,,

ਕੁੱਲ ਜੋੜ ੬੪

ਰਾਗੁ ਗਉੜੀ ਮਾਝ ਮਹਲਾ ੪ ॥ ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥ ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥ ਵਡਭਾਗੀ ਮਿਲੁ ਰਾਮਾ ॥੧॥ ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥ ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥ ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥ ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥ ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥ ਮਨੁ ਮੋਰੁ ਕੁਹਕਿਅੜਾ ਸਬਦੁ ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥ ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੨॥੬੫॥ {ਪੰਨਾ ੧੨੨-੧੨੩}

ਪਦ ਅਰਥ :—ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਜਿੰਦੂ—ਹੇ ਜਿੰਦੇ ! ਕਰੰਮਾ—ਭਾਗ (ਜਾਗ ਪਏ ਹਨ) । ਮਤਿ—(ਗੁਰੂ ਦੀ ਦਿੱਤੀ ਹੋਈ) ਅਕਲ । ਜੀਉ—ਜੀਵਨ (ਦਾ ਆਸਰਾ) । ਮੁਖਿ—ਮੂੰਹ ਨਾਲ । ਅਜਨਮਾ—ਜਨਮ-ਰਹਿਤ ।੧।

ਜੋਗੀ—(ਪ੍ਰਭੂ-ਚਰਨਾਂ ਵਿਚ) ਜੁੜਿਆ ਹੋਇਆ । ਰੰਗੁ—ਆਤਮਕ ਆਨੰਦ । ਮਾਣੀ—ਮੈਂ ਮਾਣਦਾ ਹਾਂ । ਰੰਗਿ—ਆਨੰਦ ਵਿਚ । ਨਿਰਬਾਣੀ—ਵਾਸਨਾ-ਰਹਿਤ । ਸੁਘੜ—(ਜੀਵਨ ਦੀ) ਸੋਹਣੀ ਘਾੜਤ ਵਾਲਾ । ਸੁਜਾਣੀ—ਸਿਆਣਾ ।੨।

ਜਪਾਹਾ—ਅਸੀ ਜਪੀਏ । ਮਿਲਿ—ਮਿਲ ਕੇ (ਨੋਟ :—ਲਫਜ਼ ‘ਮਿਲੁ’ ਅਤੇ ‘ਮਿਲਿ’ ਦੇ ਅਰਥ ਵਿਚ ਫਰਕ ਚੇਤੇ ਰੱਖਣ ਦੀ ਲੋੜ ਹੈ) । ਲਾਹਾ—ਲਾਭ, ਖੱਟੀ । ਪਾਹਾ—ਅਸੀ ਪਾਈਏ । ਧੁਰਿ—ਧੁਰੇਂ, ਪ੍ਰਭੂ ਦੀ ਹਜ਼ੂਰੀ ਤੋਂ । ਕਰਮਾ—ਬਖਸ਼ਿਸ਼ (ਦਾ ਲੇਖ) ।੩।

ਸਾਵਣਿ—ਸਾਵਣ ਵਿਚ । ਵਰਸੁ—ਬੱਦਲ । ਅੰਮ੍ਰਿਤਿ—ਅੰਮ੍ਰਿਤ ਨਾਲ, ਜਲ ਨਾਲ । ਕੁਹਕਿਅੜਾ—‘ਕੁਹ ਕੁਹ’ ਕਰਦਾ ਹੈ, ਆਪਣੀ ਮਿੱਠੀ ਬੋਲੀ ਬੋਲਦਾ ਹੈ । ਮੁਖਿ—ਮੂੰਹ ਵਿਚ । ਵੁਠੜਾ—ਆ ਵੱਸਿਆ । ਪ੍ਰੇਮਿ—ਪ੍ਰੇਮ ਵਿਚ । ਰਤੰਨਾ—ਰੱਤਾ ਹੋਇਆ ।੪।

ਅਰਥ :—ਹੇ (ਮੇਰੀ) ਜਿੰਦੇ ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਜਪੋ, (ਤੇਰੇ) ਭਾਗ (ਜਾਗ ਪਏ ਹਨ) । (ਹੇ ਜਿੰਦੇ ! ਗੁਰੂ ਦੀ ਦਿੱਤੀ) ਮਤਿ ਨੂੰ (ਆਪਣੀ) ਮਾਂ ਬਣਾ, ਤੇ ਮਤਿ ਨੂੰ ਹੀ ਜੀਵਨ (ਦਾ ਆਸਰਾ ਬਣਾ), ਰਾਮ ਦਾ ਨਾਮ ਮੂੰਹ ਨਾਲ ਜਪ । (ਹੇ ਜਿੰਦੇ !) ਸੰਤੋਖ ਨੂੰ ਪਿਤਾ ਬਣਾ, ਅਜੋਨੀ ਅਕਾਲ ਪੁਰਖ ਦੇ ਰੂਪ ਗੁਰੂ ਦੀ ਸਰਨ ਪਉ । ਹੇ ਜਿੰਦੇ ! ਮਿਲ ਰਾਮ ਨੂੰ, ਤੇਰੇ ਭਾਗ ਚੰਗੇ ਹੋ ਗਏ ਹਨ ।੧।

(ਹੇ ਭਾਈ !) ਪ੍ਰਭੂ ਦਾ ਰੂਪ ਜੋਗੀ-ਰੂਪ ਮਿਲ ਪਿਆ ਹੈ (ਉਸ ਦੀ ਕਿਰਪਾ ਨਾਲ) ਮੈਂ ਆਤਮਕ ਆਨੰਦ ਮਾਣਦਾ ਹਾਂ । ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਗੁਰੂ ਸਦਾ ਵਾਸਨਾ-ਰਹਿਤ ਹੈ । ਹੇ ਵੱਡੇ ਭਾਗਾਂ ਵਾਲੇ ! ਉਸ ਸੋਹਣੇ ਜੀਵਨ ਵਾਲੇ ਸੁਜਾਨ ਗੁਰੂ ਨੂੰ ਮਿਲ । (ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਮਨ ਮੇਰਾ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ਹੈ ।੨।

ਹੇ ਸੰਤ ਜਨੋ ! ਆਓ, ਅਸੀ ਰਲ ਕੇ ਪਰਮਾਤਮਾ ਦਾ ਨਾਮ ਜਪੀਏ । (ਹੇ ਭਾਈ !) ਸਾਧ ਸੰਗਤਿ ਵਿਚ ਮਿਲ ਕੇ ਸਦਾ ਹਰਿ-ਨਾਮ ਦੀ ਖੱਟੀ ਖੱਟ । (ਹੇ ਭਾਈ ! ਆਓ, ਸਾਧ ਸੰਗਤਿ ਵਿਚ) ਗੁਰਮੁਖਾਂ ਦੀ ਸੇਵਾ ਕਰ ਕੇ ਆਪਣੇ ਮੂੰਹ ਵਿਚ

ਆਤਮਕ ਜੀਵਨ ਦੇਣ ਵਾਲਾ ਨਾਮ-ਭੋਜਨ ਪਾਈਏ । (ਹੇ ਜਿੰਦੇ !) ਮਿਲ ਪ੍ਰਭੂ ਨੂੰ, ਪ੍ਰਭੂ ਦੀ ਦਰਗਾਹ ਤੋਂ ਉਸ ਦੀ ਬਖਸ਼ਿਸ਼ ਦੇ ਪੂਰਬਲੇ ਸਮੇਂ ਦੇ ਲੇਖ ਜਾਗ ਪਏ ਹਨ ।੩।

(ਜਿਵੇਂ) ਸਾਵਣ (ਦੇ ਮਹੀਨੇ) ਵਿਚ ਬੱਦਲ (ਵਰ੍ਹਦਾ ਹੈ ਤੇ) ਜਗਤ ਨੂੰ (ਧਰਤੀ ਨੂੰ) ਜਲ ਨਾਲ ਭਰਪੂਰ ਕਰ ਦੇਂਦਾ ਹੈ (ਉਸ ਬੱਦਲ ਨੂੰ ਵੇਖ ਵੇਖ ਕੇ) ਮੇਰੇ ਆਪਣੀ ਮਿੱਠੀ ਬੋਲੀ ਬੋਲਦਾ ਹੈ, (ਤਿਵੇਂ ਗੁਰੂ) ਨਾਮ-ਅੰਮ੍ਰਿਤ ਨਾਲ ਜਗਤ ਨੂੰ ਪ੍ਰਭਾਵਿਤ ਕਰਦਾ ਹੈ (ਜਿਸ ਵਡ-ਭਾਗੀ ਉਤੇ ਮਿਹਰ ਹੁੰਦੀ ਹੈ ਉਸ ਦਾ) ਮਨ ਉਛਾਲੇ ਮਾਰਦਾ ਹੈ (ਉਹ ਮਨੁੱਖ ਗੁਰੂ ਦੇ) ਸ਼ਬਦ ਨੂੰ ਆਪਣੇ ਮੂੰਹ ਵਿਚ ਪਾਂਦਾ ਹੈ । ਹੇ ਦਾਸ ਨਾਨਕ ! (ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਅੰਮ੍ਰਿਤ ਆ ਵੱਸਦਾ ਹੈ (ਜਿਸ ਨੂੰ) ਪਰਮਾਤਮਾ ਮਿਲ ਪੈਂਦਾ ਹੈ ਉਹ ਪ੍ਰਭੂ-ਪ੍ਰੇਮ ਵਿਚ ਰੰਗਿਆ ਜਾਂਦਾ ਹੈ ।੪।੧।੨੨।੬੫।

ਗਉੜੀ ਮਾਝ ਮਹਲਾ ੪ ॥ ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥ ਹਰਿ ਤੁਠੈ ਢੁਲਿ ਢੁਲਿ ਮਿਲਿਆ ਜੀਉ ॥੧॥ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥ ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥ ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿੰਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥ ਹਰਿਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥ ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥ ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥ ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿੰਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥ {ਪੰਨਾ ੧੨੩}

ਪਦ ਅਰਥ :—ਸਖੀ—ਹੇ ਸਹੇਲੀ ! ਹੇ ਸਤਸੰਗੀ ਗੁਰਮੁਖਿ ! ਕਾਮਣ—ਟੂਣੇ । ਕਰੀਹਾ—ਅਸੀ ਬਣਾਈਏ । ਮਿਲਿ—ਮਿਲ ਕੇ । ਮਾਣਿਹ—ਅਸੀ ਮਾਣੀਏ । ਰਲੀਆ—ਆਤਮਕ ਆਨੰਦ । ਦੀਪਕੁ—ਦੀਵਾ । ਗੁਰ ਗਿਆਨੁ—ਗੁਰੂ ਦਾ ਦਿੱਤਾ ਗਿਆਨ । ਮਨਿ—ਮਨ ਵਿਚ । ਬਲੀਆ—ਅਸੀ ਬਾਲੀਏ । ਢੁਲਿ—ਢੁਲ ਕੇ, ਸੁਕਰ ਵਿਚ ਆ ਕੇ ।੧।

ਤਨਿ—ਤਨ ਵਿਚ । ਢੋਲਾ—ਮਿੱਤਰ । ਮੈ—ਮੈਨੂੰ । ਮੇਲੇ—ਮਿਲਾਏ । ਵੇਚੋਲੇ—ਵਕੀਲ । ਵਿਟੜਿਅਹੁ—ਤੋਂ ।੨।
ਕਰਿ—ਕਰ ਕੇ । ਮਨਿ ਚਿੰਦਿਅੜਾ—ਮਨ ਵਿਚ ਚਿਤਵਿਆ ਹੋਇਆ । ਵੇਖਿ—ਵੇਖ ਕੇ । ਵਿਗਸੁ—ਵਿਗਾਸ, ਖੁਸ਼ੀ । ਸੋਹਾਗਣੀ—ਭਾਗਾਂ ਵਾਲੀ ਜੀਵ-ਇਸਤ੍ਰੀ ਨੂੰ । ਅਨਦਿਨੁ—ਹਰ ਰੋਜ਼ । ਰਹਸੁ—ਖੁਸ਼ੀ । ਵਡਭਾਗੀਈ—ਵੱਡੇ ਭਾਗਾਂ ਵਾਲੀਆਂ ਨੇ । ਹਸੁ—ਹੱਸ, ਆਨੰਦ ।੩।

ਵੇਖੈ—ਸੰਭਾਲ ਕਰਦਾ ਹੈ । ਕਾਰੈ—ਕਾਰ ਵਿਚ । ਇਕਿ—(ਲਫਜ਼ 'ਇਕ' ਤੋਂ ਬਹੁ-ਵਚਨ) । ਬਖਸ—ਬਖਸ਼ਿਸ਼ । ਫਕਾ—ਫੱਕਾ, ਥੋੜਾ ਕੁ ਹੀ । ਤਖਤਿ—ਤਖਤ ਉਤੇ । ਭਿਖ—ਭਿੱਛਿਆ । ਸਭੁ—ਹਰ ਥਾਂ । ਸਬਦੁ—ਹੁਕਮ ।੪।

ਅਰਥ :—ਹੇ (ਸਤਸੰਗੀ ਜੀਵ-ਇਸਤ੍ਰੀ) ਸਹੇਲੀਏ ! ਆ, ਅਸੀ ਪ੍ਰਭੂ ਦੇ ਗੁਣਾਂ ਦੇ ਟੂਣੇ-ਜਾਦੂ ਤਿਆਰ ਕਰੀਏ (ਤੇ ਪ੍ਰਭੂ-ਪਤੀ ਨੂੰ ਵੱਸ ਕਰੀਏ), ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣੀਏ । (ਹੇ ਸਹੇਲੀਏ ! ਆ, ਅਸੀ ਆਪਣੇ) ਮਨ ਵਿਚ ਗੁਰੂ ਦਾ ਦਿੱਤਾ ਗਿਆਨ-ਦੀਵਾ ਬਾਲੀਏ, (ਇਸ ਤਰ੍ਹਾਂ) ਜੇ ਪ੍ਰਭੂ ਤੁਠ ਪਏ ਤਾਂ ਸੁਕਰ ਸੁਕਰ ਵਿਚ ਆ ਕੇ (ਉਸ ਦੇ ਚਰਨਾਂ ਵਿਚ) ਮਿਲ ਜਾਈਏ ।੧।

(ਹੇ ਸਹੇਲੀਏ !) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਹਰਿ-ਮਿਤ੍ਰ ਦਾ ਪਿਆਰ ਪੈਦਾ ਹੋ ਚੁਕਾ ਹੈ (ਮੇਰੇ ਅੰਦਰ ਤਾਂਘ ਹੈ ਕਿ) ਵਿਚੋਲਾ ਗੁਰੂ ਮੈਨੂੰ ਉਹ ਮਿਤ੍ਰ-ਪ੍ਰਭੂ ਮਿਲਾ ਦੇਵੇ । (ਹੇ ਸਹੇਲੀਏ !) ਮੈਂ ਆਪਣਾ ਮਨ ਉਨ੍ਹਾਂ ਗੁਰਮੁਖਾਂ ਦੇ ਹਵਾਲੇ ਕਰ ਦਿਆਂ, ਜੇਹੜੇ ਮੈਨੂੰ ਮੇਰਾ ਪ੍ਰਭੂ ਮਿਲਾ ਦੇਣ । ਮੈਂ ਹਰਿ-ਪ੍ਰਭੂ ਤੋਂ ਸਦਾ ਕੁਰਬਾਨ ਸਦਾ ਕੁਰਬਾਨ ਜਾਂਦੀ ਹਾਂ ।੨।

ਹੇ ਮੇਰੇ ਪਿਆਰੇ ਗੋਵਿੰਦ ! ਮਿਹਰ ਕਰ ਕੇ ਮੇਰੇ ਮਨ ਵਿਚ ਆ ਵੱਸ । ਹੇ ਮੇਰੇ ਗੋਵਿੰਦ ! ਪੂਰੇ ਗੁਰੂ ਦਾ ਦਰਸਨ ਕਰ ਕੇ ਜਿਸ ਸੋਹਾਗਣ ਦੇ ਹਿਰਦੇ ਵਿਚ ਖਿੜਾਉ ਪੈਦਾ ਹੁੰਦਾ ਹੈ ਉਹ ਆਪਣੇ ਮਨ ਵਿਚ ਚਿਤਵਿਆ ਹੋਇਆ (ਪ੍ਰਭੂ-ਮਿਲਾਪ ਦਾ) ਫਲ ਪਾ ਲੈਂਦੀ ਹੈ । ਹੇ ਮੇਰੇ ਗੋਵਿੰਦ ! ਜਿਸ ਸੋਹਾਗਣ ਜੀਵ-ਇਸਤ੍ਰੀ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਉਸ ਦੇ ਮਨ ਵਿਚ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ ਚਾਉ ਬਣਿਆ ਰਹਿੰਦਾ ਹੈ । ਹੇ ਮੇਰੇ ਗੋਵਿੰਦ ! ਜਿਨ੍ਹਾਂ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਨੇ ਹਰੀ ਦਾ ਮਿਲਾਪ ਹਾਸਲ ਕਰ ਲਿਆ ਹੈ, ਉਹ ਹਰਿ-ਨਾਮ ਦੀ ਖੱਟੀ ਖੱਟ ਕੇ ਮਨ ਵਿਚ ਨਿੱਤ ਆਤਮਕ ਆਨੰਦ ਮਾਣਦੀਆਂ ਹਨ ।੩।

ਹੇ ਸਹੇਲੀਏ ! ਪ੍ਰਭੂ ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ, ਆਪ ਹੀ (ਸਭ ਦੀ) ਸੰਭਾਲ ਕਰਦਾ ਹੈ ਤੇ ਆਪ ਹੀ (ਸਭ ਨੂੰ) ਕਾਰ ਵਿਚ ਲਾਂਦਾ ਹੈ । ਅਨੇਕਾਂ ਜੀਵ ਐਸੇ ਹਨ ਜੋ ਉਸ ਦੇ ਬਖਸ਼ੇ ਹੋਏ ਪਦਾਰਥ ਵਰਤਦੇ ਰਹਿੰਦੇ ਹਨ ਤੇ ਉਹ ਪਦਾਰਥ ਕਦੇ ਮੁੱਕਦੇ ਨਹੀਂ । ਅਨੇਕਾਂ ਜੀਵ ਐਸੇ ਹਨ ਜਿਨ੍ਹਾਂ ਨੂੰ ਉਹ ਦੇਂਦਾ ਹੀ ਥੋੜਾ ਕੁਝ ਹੈ । ਅਨੇਕਾਂ ਐਸੇ ਹਨ ਜੋ (ਉਸ ਦੀ ਮਿਹਰ ਨਾਲ) ਰਾਜੇ (ਬਣ ਕੇ) ਤਖਤ ਉੱਤੇ ਬੈਠਦੇ ਹਨ ਤੇ ਸਦਾ ਸੁਖੀ ਰਹਿੰਦੇ ਹਨ, ਅਨੇਕਾਂ ਐਸੇ ਹਨ ਜਿਨ੍ਹਾਂ ਪਾਸੋਂ (ਦਰ ਦਰ ਤੇ) ਭੀਖ ਮੰਗਾਂਦਾ ਹੈ । ਹੇ ਦਾਸ ਨਾਨਕ ! (ਆਖ—) ਹੇ ਮੇਰੇ ਗੋਵਿੰਦ ! ਹਰ ਥਾਂ ਇਕ ਤੇਰਾ ਹੀ ਹੁਕਮ ਵਰਤ ਰਿਹਾ ਹੈ, (ਜਿਸ ਉਤੇ ਤੇਰੀ ਮਿਹਰ ਹੁੰਦੀ ਹੈ ਉਹ) ਤੇਰਾ ਨਾਮ ਸਿਮਰਦਾ ਹੈ ।੪।੨।੨੮।੬੬।

ਗਉੜੀ ਮਾਝ ਮਹਲਾ ੪ ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿੰਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਉਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿੰਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿੰਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿੰਦਾ ਹਰਿ ਪੁੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥ {ਪੰਨਾ ੧੭੩}

ਪਦ ਅਰਥ :-ਮਾਹੀ—ਵਿਚ, ਮਾਹਿ । ਹਰਿ ਰੰਗਿ—ਹਰੀ ਦੇ ਨਾਮ-ਰੰਗ ਵਿਚ । ਹਰਿ ਰੰਗੁ—ਹਰੀ ਦਾ ਨਾਮ-ਰੰਗ । ਨਾਲਿ—{ਨੋਟ :-ਲਫਜ਼ ‘ਨਾਲਿ’ ਦਾ ਸੰਬੰਧ ਲਫਜ਼ ‘ਰੰਗ’ ਦੇ ਨਾਲ ਨਹੀਂ ਹੈ} (ਹਰੇਕ ਜੀਵ ਦੇ) ਨਾਲ (ਹੈ) । ਨ ਲਖੀਐ—ਸਮਝਿਆ ਨਹੀਂ ਜਾ ਸਕਦਾ । ਅਲਖੁ—ਅਦ੍ਰਿਸ਼ਟ ਪ੍ਰਭੂ । ਲਖਾਹੀ—ਲਖਾਹਿ, ਲਖਦੇ ਹਨ, ਵੇਖਦੇ ਹਨ । ਦਾਲਦ—ਦਲਿਦ੍ਰ, ਗਰੀਬੀ । ਜਾਹੀ—ਜਾਹਿ । ਹਰਿ ਪਦੁ—ਪ੍ਰਭੂ ਦੇ ਮਿਲਾਪ ਦੀ ਅਵਸਥਾ । ਨਾਮਿ—ਨਾਮ ਵਿਚ ।੧।

ਨੈਣੀ—ਅੱਖਾਂ ਨਾਲ । ਕਿਨੈ—ਕਿਸੇ ਵਿਰਲੇ ਨੇ । ਬੈਰਾਗਿਆ—ਵੈਰਾਗਵਾਨ ਹੈ । ਧਨ—ਜੀਵ-ਇਸਤ੍ਰੀ । ਕੁਮਲੈਣੀ—ਮੁਰਝਾਈ ਹੋਈ । ਮਿਲਿ—ਮਿਲ ਕੇ । ਸੈਣੀ—ਸੈਣ, ਮਿੱਤਰ । ਜਗਜੀਵਨੁ—ਜਗਤ ਦਾ ਜੀਵਨ, ਜਗਤ ਦੇ ਜੀਵਨ ਦਾ ਆਸਰਾ । ਸੁਖਿ—ਸੁਖ ਵਿਚ । ਰੈਣੀ—(ਜਿੰਦਗੀ ਦੀ) ਰਾਤ ।੨।

ਮੈ—ਮੈਨੂੰ । ਸੰਤ—ਹੇ ਸੰਤ ਜਨੋ ! ਮੈ ਮਨਿ ਤਨਿ—ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ । ਭੁਖ—(ਮਿਲਣ ਦੀ) ਤਾਂਘ । ਹਉ—ਮੈਂ । ਬਿਰਹੁ—ਵਿਛੋੜੇ ਦਾ ਦਰਦ । ਮਨੁ ਜੀਵਾਈਆ—ਮਨ ਆਤਮਕ ਜੀਵਨ ਲੱਭ ਲੈਂਦਾ ਹੈ । ਵਾਧਾਈਆ—ਚੜ੍ਹਦੀ ਕਲਾ ।੩।

ਵਾਰੀ—ਸਦਕੇ, ਕੁਰਬਾਨ । ਹਉ—ਮੈਂ । ਵਿਟੜਿਅਹੁ—ਤੋਂ । ਸਦ—ਸਦਾ । ਪਿਰੰਮ ਕਾ—ਪਿਆਰੇ ਦਾ । ਪੂੰਜੀ—
ਸਰਮਾਇਆ, ਆਤਮਕ ਗੁਣਾਂ ਦੀ ਰਾਸਿ । ਵਿਸਟ—ਵਿਚੋਲਾ । ਮੇਲਿ—ਮਿਲਾ । ਕਰਿ—ਕਰ ਕੇ । ਰੈਬਾਰੀ—
ਰਾਹਬਰੀ, ਅਗਵਾਈ । ਦਇਆ ਕਰਿ—ਦਇਆ ਦੀ ਬਰਕਤਿ ਨਾਲ ।੪।

ਅਰਥ :—ਹੇ ਮੇਰੇ ਗੋਵਿੰਦ ! (ਜਿਸ ਉਤੇ ਤੇਰੀ ਮਿਹਰ ਹੁੰਦੀ ਹੈ, ਉਹ ਮਨੁੱਖ ਆਪਣੇ) ਮਨ ਵਿਚ ਹੀ, ਮਨ ਵਿਚ ਹੀ,
ਮਨ ਵਿਚ ਹੀ, ਹਰਿ-ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਹੇ ਮੇਰੇ ਗੋਵਿੰਦ ! ਹਰਿ-ਨਾਮ ਦਾ ਆਨੰਦ ਹਰੇਕ
ਜੀਵ ਦੇ ਨਾਲ (ਉਸ ਦੇ ਅੰਦਰ ਮੌਜੂਦ) ਹੈ, ਪਰ ਇਹ ਆਨੰਦ (ਹਰੇਕ ਜੀਵ ਪਾਸੋਂ) ਮਾਣਿਆ ਨਹੀਂ ਜਾ ਸਕਦਾ ।
ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਉਸ ਅਦ੍ਰਿਸ਼ਟ ਪਰਮਾਤਮਾ ਨੂੰ ਲੱਭ ਲੈਂਦੇ ਹਨ । ਹੇ ਮੇਰੇ ਗੋਵਿੰਦ !
ਜਿਨ੍ਹਾਂ ਦੇ ਅੰਦਰ ਤੂੰ ਹਰਿ-ਨਾਮ ਦਾ ਪਰਕਾਸ਼ ਕਰਦਾ ਹੈਂ, ਉਹਨਾਂ ਦੇ ਸਾਰੇ ਦੁੱਖ ਦਲਿੱਦਰ ਦੂਰ ਹੋ ਜਾਂਦੇ ਹਨ । ਹੇ ਮੇਰੇ
ਗੋਵਿੰਦ ! ਜਿਨ੍ਹਾਂ ਮਨੁੱਖਾਂ ਨੂੰ ਹਰਿ-ਮਿਲਾਪ ਦੀ ਉੱਚੀ ਅਵਸਥਾ ਪ੍ਰਾਪਤ ਹੋ ਜਾਂਦੀ ਹੈ, ਉਹ ਵਡ-ਭਾਗੀ ਮਨੁੱਖ ਹਰਿ-
ਨਾਮ ਵਿਚ ਲੀਨ ਰਹਿੰਦੇ ਹਨ ।੧।

ਹੇ ਮੇਰੇ ਪਿਆਰੇ ਗੋਵਿੰਦ ! ਤੈਨੂੰ ਹਰਿ-ਪ੍ਰਭੂ ਨੂੰ ਕਿਸੇ ਵਿਰਲੇ (ਵਡ-ਭਾਗੀ ਨੇ ਆਪਣੀਆਂ) ਅੱਖਾਂ ਨਾਲ ਵੇਖਿਆ ਹੈ ।
ਹੇ ਮੇਰੇ ਗੋਵਿੰਦ ! (ਤੇਰੇ ਵਿਛੋੜੇ ਵਿਚ) ਮੇਰਾ ਮਨ ਮੇਰਾ ਹਿਰਦਾ ਬਹੁਤ ਵੈਰਾਗਵਾਨ ਹੋ ਰਿਹਾ ਹੈ । ਹੇ ਹਰੀ ! ਤੈਥੋਂ
ਬਿਨਾ ਮੈਂ ਜੀਵ-ਇਸੜੀ ਕੁਮਲਾਈ ਪਈ ਹਾਂ ।

ਹੇ ਮੇਰੇ ਗੋਵਿੰਦ ! ਮੇਰਾ ਹਰਿ-ਪ੍ਰਭੂ ਮੇਰਾ (ਅਸਲੀ) ਸੱਜਣ ਮਿੱਤਰ (ਜਿਨ੍ਹਾਂ ਨੇ ਭੀ ਲੱਭਾ ਹੈ) ਸੰਤ ਜਨਾਂ ਨੂੰ ਮਿਲ ਕੇ
(ਹੀ) ਲੱਭਾ ਹੈ । ਹੇ ਮੇਰੇ ਗੋਵਿੰਦ ! (ਸੰਤ ਜਨਾਂ ਦੀ ਮਿਹਰ ਨਾਲ ਹੀ) ਮੈਨੂੰ (ਭੀ) ਉਹ ਹਰੀ ਆ ਮਿਲਿਆ ਹੈ ਜੋ
ਸਾਰੇ ਜਗਤ ਦੇ ਜੀਵਨ ਦਾ ਆਸਰਾ ਹੈ, ਹੁਣ ਮੇਰੀ (ਜਿੰਦਗੀ-ਰੂਪ) ਰਾਤ ਆਨੰਦ ਵਿਚ ਬੀਤ ਰਹੀ ਹੈ ।੨।

ਹੇ ਸੰਤ ਜਨੋ ! ਮੈਨੂੰ ਮੇਰਾ ਸੱਜਣ ਹਰਿ-ਪ੍ਰਭੂ ਮਿਲਾ ਦਿਉ । ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਉਸਦੇ ਮਿਲਣ ਦੀ ਤਾਂਘ
ਪੈਦਾ ਹੋ ਰਹੀ ਹੈ । ਮੈਂ ਆਪਣੇ ਪ੍ਰੀਤਮ ਨੂੰ ਵੇਖਣ ਤੋਂ ਬਿਨਾ ਧੀਰਜ ਨਹੀਂ ਫੜ ਸਕਦਾ, ਮੇਰੇ ਅੰਦਰ ਉਸ ਦੇ ਵਿਛੋੜੇ ਦਾ
ਦਰਦ ਉੱਠ ਰਿਹਾ ਹੈ । ਪਰਮਾਤਮਾ ਹੀ ਮੇਰਾ ਰਾਜਾ ਹੈ ਮੇਰਾ ਪਿਆਰਾ ਸੱਜਣ ਹੈ, ਜਦੋਂ (ਉਸ ਨਾਲ) ਗੁਰੂ (ਮੈਨੂੰ)
ਮਿਲਾ ਦੇਂਦਾ ਹੈ ਤਾਂ ਮੇਰਾ ਮਨ ਜੀਉ ਪੈਂਦਾ ਹੈ । ਹੇ ਮੇਰੇ ਗੋਵਿੰਦ ! ਜਦੋਂ ਤੂੰ ਹਰੀ ਮੈਨੂੰ ਮਿਲ ਪੈਂਦਾ ਹੈ, ਮੇਰੇ ਮਨ ਵਿਚ
ਮੇਰੇ ਹਿਰਦੇ ਵਿਚ (ਚਿਰਾਂ ਤੋਂ ਟਿਕੀ) ਆਸ ਪੂਰੀ ਹੋ ਜਾਂਦੀ ਹੈ, ਤਾਂ ਮੇਰੇ ਮਨ ਵਿਚ ਚੜ੍ਹਦੀ ਕਲਾ ਪੈਦਾ ਹੋ ਜਾਂਦੀ
ਹੈ ।੩।

ਹੇ ਮੇਰੇ ਗੋਵਿੰਦ ! ਹੇ ਮੇਰੇ ਪਿਆਰੇ ! ਮੈਂ ਸਦਕੇ, ਮੈਂ ਤੈਥੋਂ ਸਦਾ ਸਦਕੇ । ਹੇ ਮੇਰੇ ਗੋਵਿੰਦ ! ਮੇਰੇ ਮਨ ਵਿਚ ਮੇਰੇ
ਹਿਰਦੇ ਵਿਚ ਤੈਂ ਪਿਆਰੇ ਦਾ ਪ੍ਰੇਮ ਜਾਗ ਉਠਿਆ ਹੈ (ਮੈਂ ਤੇਰੀ ਸਰਨ ਆਇਆ ਹਾਂ) ਮੇਰੀ ਇਸ (ਪ੍ਰੇਮ ਦੀ) ਰਾਸ ਦੀ
ਤੂੰ ਰਾਖੀ ਕਰ । ਹੇ ਮੇਰੇ ਗੋਵਿੰਦ ! ਮੈਨੂੰ ਵਿਚੋਲਾ ਗੁਰੂ ਮਿਲਾ, ਜੇਹੜਾ ਮੇਰੀ (ਜੀਵਨ ਵਿਚ) ਅਗਵਾਈ ਕਰ ਕੇ ਮੈਨੂੰ
ਤੈਂ ਹਰੀ ਨਾਲ ਮਿਲਾ ਦੇਵੇ । ਹੇ ਮੇਰੇ ਗੋਵਿੰਦ ! ਮੈਂ ਦਾਸ ਨਾਨਕ ਤੇਰੀ ਸਰਨ ਆਇਆ ਹਾਂ, ਤੇਰੀ ਦਇਆ ਦਾ ਸਦਕਾ
ਹੀ ਮੈਨੂੰ ਤੇਰਾ ਹਰਿ-ਨਾਮ ਪ੍ਰਾਪਤ ਹੋਇਆ ਹੈ ।੪।੩।੨੯।੬੭।

ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੂ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨ੍ਹ
ਉਪਾਇਦਾ ਮੇਰੇ ਗੋਵਿੰਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ
ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ ਆਪੇ ਜਗਤੁ ਉਪਾਇਦਾ ਮੇਰੇ
ਗੋਵਿੰਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ
ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿੰਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ
ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ
ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿੰਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ

ਆਪਿ ਹੈ ਮੇਰੇ ਗੋਵਿੰਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੇ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥ {ਪੰਨਾ ੧੭੪-੧੭੫}

ਪਦ ਅਰਥ :—ਚੋਜੀ—ਮੌਜੀ, ਆਪਣੀ ਮਰਜ਼ੀ ਦੇ ਕੰਮ ਕਰਨ ਵਾਲਾ । ਕਾਨੁ—ਕ੍ਰਿਸ਼ਨ । ਗੋਪੀ—ਗਵਾਲਣ । ਖੋਜੀ—(ਕ੍ਰਿਸ਼ਨ ਨੂੰ) ਲੱਭਣ ਵਾਲੀ । ਸਭ ਘਟ—ਸਾਰੇ ਸਰੀਰ । ਰਸੀਆ—ਮਾਇਕ ਪਦਾਰਥਾਂ ਦੇ ਰਸ ਲੈਣ ਵਾਲਾ । ਭੋਗੀ—ਪਦਾਰਥਾਂ ਨੂੰ ਭੋਗਣ ਵਾਲਾ । ਸੁਜਾਣੁ—ਬਹੁਤ ਸਿਆਣਾ । ਜੋਗੀ—ਭੋਗਾਂ ਤੋਂ ਵਿਰਕਤ । ੧।

ਬਹੁ ਰੰਗੀ—ਅਨੇਕਾਂ ਰੰਗਾਂ ਵਿਚ । ਇਕਿ—(ਲਫਜ਼ ‘ਇਕ’ ਤੋਂ ਬਹੁ-ਵਚਨ) । ਫਿਰਹਿ—ਫਿਰਦੇ ਹਨ । ਸਭ ਮੰਗੀ—ਸਾਰੀ ਲੁਕਾਈ ਮੰਗਦੀ ਹੈ । ਆਧਾਰੁ—ਆਸਰਾ । ਮੰਗਹਿ—ਮੰਗਦੇ ਹਨ । ੨।

ਲੋਚ—ਤਾਂਘ । ਮਨਿ—ਮਨ ਵਿਚ । ਜਲਿ—ਜਲ ਵਿਚ । ਥਲਿ—ਧਰਤੀ ਵਿਚ । ਰਵਿ ਰਹਿਆ—ਰਮਿ ਰਹਿਆ, ਵਿਆਪਕ । ਆਤਮ ਰਾਮੁ—ਸਰਬ-ਵਿਆਪਕ ਆਤਮਾ । ਹਦੂਰੀ—ਹਾਜ਼ਰ-ਨਾਜ਼ਰ ਹੋ ਕੇ । ੩।

ਪਉਣੁ—ਹਵਾ, ਪ੍ਰਾਣ । ਵਾਜੇ—(ਜੀਵ) ਵੱਜਦਾ ਹੈ । ਨਿਧਾਨੁ—ਖਜ਼ਾਨਾ । ਗਾਜੈ—ਪਰਗਟ ਹੁੰਦਾ ਹੈ । ਭਗਤ—(ਨੋਟ :—ਲਫਜ਼ ‘ਭਗਤਿ’ ਅਤੇ ‘ਭਗਤ’ ਦਾ ਫ਼ਰਕ ਚੇਤੇ ਰੱਖਣ-ਜੋਗ ਹੈ) । ਰਾਖੁ—ਰਾਖਾ । ਰਾਖੁ ਲਾਜੈ—ਲਾਜ ਦਾ ਰਾਖਾ । ਨਾਮਿ—ਨਾਮ ਦੀ ਰਾਹੀਂ । ਸਿਧਿ—ਸਿੱਧੀ, ਸਫਲਤਾ । ਸਿਧਿ ਕਾਜੈ—ਕਾਜ ਦੀ ਸਿੱਧੀ, ਮਨੁੱਖਾ ਜਨਮ ਦੇ ਮਨੋਰਥ ਦੀ ਕਾਮਯਾਬੀ । ੪।

ਅਰਥ :—ਹੇ ਮੇਰੇ ਪਿਆਰੇ ! ਹੇ ਮੇਰੇ ਗੋਵਿੰਦ ! ਤੂੰ ਆਪਣੀ ਮਰਜ਼ੀ ਦੇ ਕੰਮ ਕਰਨ ਵਾਲਾ ਮੇਰਾ ਹਰਿ-ਪ੍ਰਭੂ ਹੈਂ । ਹਰੀ ਆਪ ਹੀ ਕ੍ਰਿਸ਼ਨ ਨੂੰ ਪੈਦਾ ਕਰਨ ਵਾਲਾ ਹੈ, ਹਰੀ ਆਪ ਹੀ (ਕ੍ਰਿਸ਼ਨ ਨੂੰ) ਲੱਭਣ ਵਾਲੀ ਗਵਾਲਣ ਹੈ । ਸਭ ਸਰੀਰਾਂ ਵਿਚ ਵਿਆਪਕ ਹੋ ਕੇ ਹਰੀ ਆਪ ਹੀ ਸਭ ਪਦਾਰਥਾਂ ਨੂੰ ਭੋਗਦਾ ਹੈ, ਹਰੀ ਆਪ ਹੀ ਸਾਰੇ ਮਾਇਕ ਪਦਾਰਥਾਂ ਦੇ ਰਸ ਲੈਣ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ । (ਪਰ) ਹਰੀ ਬਹੁਤ ਸਿਆਣਾ ਹੈ, (ਸਭ ਪਦਾਰਥਾਂ ਨੂੰ ਭੋਗਣ ਵਾਲਾ ਹੁੰਦਿਆਂ ਭੀ ਉਹ) ਭੁੱਲਦਾ ਨਹੀਂ, ਉਹ ਹਰੀ ਆਪ ਹੀ ਭੋਗਾਂ ਤੋਂ ਨਿਰਲੇਪ ਸਤਿਗੁਰੂ ਹੈ । ੧।

ਹਰਿ-ਪ੍ਰਭੂ ਆਪ ਹੀ ਜਗਤ ਪੈਦਾ ਕਰਦਾ ਹੈ, ਹਰੀ ਆਪ ਹੀ ਅਨੇਕਾਂ ਰੰਗਾਂ ਵਿਚ (ਜਗਤ ਦਾ ਖੇਲ) ਖੇਲ ਰਿਹਾ ਹੈ । ਹਰੀ ਆਪ ਹੀ ਅਨੇਕਾਂ ਜੀਵਾਂ ਪਾਸੋਂ ਮਾਇਕ ਪਦਾਰਥਾਂ ਦੇ ਭੋਗ ਭੋਗਾਂਦਾ ਹੈ (ਭਾਵ, ਅਨੇਕਾਂ ਨੂੰ ਰੱਜਵੇਂ ਪਦਾਰਥ ਬਖਸ਼ਦਾ ਹੈ, ਪਰ) ਅਨੇਕਾਂ ਜੀਵ ਐਸੇ ਹਨ ਜੋ ਨੰਗੇ ਪਏ ਫਿਰਦੇ ਹਨ (ਜਿਨ੍ਹਾਂ ਦੇ ਤਨ ਉਤੇ ਕੱਪੜਾ ਭੀ ਨਹੀਂ) । ਹਰੀ ਆਪ ਹੀ ਸਾਰੇ ਜਗਤ ਨੂੰ ਪੈਦਾ ਕਰਦਾ ਹੈ, ਸਾਰੀ ਲੁਕਾਈ ਉਸ ਪਾਸੋਂ ਮੰਗਦੀ ਰਹਿੰਦੀ ਹੈ, ਉਹ ਸਭਨਾਂ ਨੂੰ ਦਾਤਾਂ ਦੇਂਦਾ ਹੈ । ਉਸ ਦੀ ਭਗਤੀ ਕਰਨ ਵਾਲੇ ਬੰਦਿਆਂ ਨੂੰ ਉਸ ਦੇ ਨਾਮ ਦਾ ਹੀ ਆਸਰਾ ਹੈ, ਉਹ ਹਰੀ ਪਾਸੋਂ ਉਸ ਦੀ ਸ਼੍ਰੇਸ਼ਟ ਸਿਫਤਿ-ਸਾਲਾਹ ਹੀ ਮੰਗਦੇ ਹਨ । ੨।

ਹਰੀ ਆਪ ਹੀ (ਆਪਣੇ ਭਗਤਾਂ ਪਾਸੋਂ) ਆਪਣੀ ਭਗਤੀ ਕਰਾਂਦਾ ਹੈ, ਭਗਤਾਂ ਦੇ ਮਨ ਵਿਚ (ਪੈਦਾ ਹੋਈ ਭਗਤੀ ਦੀ) ਤਾਂਘ ਹਰੀ ਆਪ ਹੀ ਪੂਰੀ ਕਰਦਾ ਹੈ । ਜਲ ਵਿਚ, ਧਰਤੀ ਵਿਚ, (ਸਭ ਥਾਂ) ਹਰੀ ਆਪ ਹੀ ਵੱਸ ਰਿਹਾ ਹੈ, (ਸਭ ਜੀਵਾਂ ਵਿਚ) ਵਿਆਪਕ ਹੈ (ਕਿਸੇ ਜੀਵ ਤੋਂ ਉਹ ਹਰੀ) ਦੂਰ ਨਹੀਂ ਹੈ । ਸਭ ਜੀਵਾਂ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਹਰੀ ਆਪ ਹੀ ਵੱਸਦਾ ਹੈ, ਹਰ ਥਾਂ ਹਰੀ ਆਪ ਹੀ ਭਰਪੂਰ ਹੈ । ਸਰਬ-ਵਿਆਪਕ ਰਾਮ ਆਪ ਹੀ ਇਸ ਜਗਤ-ਖਿਲਾਰੇ ਨੂੰ ਖਿਲਾਰ ਰਿਹਾ ਹੈ, ਹਰੇਕ ਦੇ ਅੰਗ-ਸੰਗ ਰਹਿ ਕੇ ਹਰੀ ਆਪ ਹੀ ਸਭ ਦੀ ਸੰਭਾਲ ਕਰਦਾ ਹੈ । ੩।

ਸਭ ਜੀਵਾਂ ਦੇ ਅੰਦਰ ਪ੍ਰਾਣ-ਰੂਪ ਹੋ ਕੇ ਹਰੀ ਆਪ ਹੀ ਵਾਜਾ (ਵੱਜ ਰਿਹਾ) ਹੈ (ਹਰੇਕ ਜੀਵ ਪ੍ਰਭੂ ਦਾ, ਮਾਨੋ, ਵਾਜਾ ਹੈ) ਜਿਵੇਂ ਉਹ ਹਰੇਕ ਜੀਵ-ਵਾਜੇ ਨੂੰ ਵਜਾਂਦਾ ਹੈ ਤਿਵੇਂ ਹਰੇਕ ਜੀਵ-ਵਾਜਾ ਵੱਜਦਾ ਹੈ । ਹਰੇਕ ਜੀਵ ਦੇ ਅੰਦਰ ਹਰੀ ਦਾ

ਨਾਮ-ਖਜ਼ਾਨਾ ਮੌਜੂਦ ਹੈ, ਪਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰਿ-ਪ੍ਰਭੂ (ਜੀਵ ਦੇ ਅੰਦਰ) ਪਰਗਟ ਹੁੰਦਾ ਹੈ । ਹਰੀ ਆਪ ਹੀ ਜੀਵ ਨੂੰ ਪ੍ਰੇਰ ਕੇ ਆਪਣੀ ਸਰਨ ਵਿਚ ਲਿਆਉਂਦਾ ਹੈ, ਹਰੀ ਆਪ ਹੀ ਭਗਤਾਂ ਦੀ ਇੱਜ਼ਤ ਦਾ ਰਾਖਾ ਬਣਦਾ ਹੈ (ਭਾਵ, ਭਗਤਾਂ ਨੂੰ ਵਿਕਾਰਾਂ ਵਿਚ ਡਿੱਗਣ ਤੋਂ ਬਚਾਂਦਾ ਹੈ) ।

ਹੇ ਦਾਸ ਨਾਨਕ ! ਤੂੰ ਭੀ ਸੰਗਤਿ ਵਿਚ ਮਿਲ (ਹਰਿ-ਪ੍ਰਭੂ ਦਾ ਨਾਮ ਜਪ, ਤੇ) ਵੱਡੇ ਭਾਗਾਂ ਵਾਲਾ ਬਣ । ਨਾਮ ਦੀ ਬਰਕਤਿ ਨਾਲ ਹੀ ਜੀਵਨ-ਮਨੋਰਥ ਦੀ ਸਫਲਤਾ ਹੁੰਦੀ ਹੈ ।੪।੪।੩੦।੬੮।

ਗਉੜੀ ਮਾਝ ਮਹਲਾ ੪ ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੂ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੂ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥ ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭੂ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥ ਕਿਉ ਹਰਿ ਪ੍ਰਭੂ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥੩॥ ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿੰਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥ {ਪੰਨਾ ੧੭੫}

ਪਦ ਅਰਥ :-ਮੈ-ਮੈਨੂੰ । ਹਰਿ ਨਾਮੈ ਬਿਰਹੁ-ਹਰਿ-ਨਾਮ ਦੀ ਸਿੱਕ । ਮਿਤੁ-ਮਿੱਤਰ । ਪਾਈ-ਪਾਈਂ, ਮੈਂ ਪਾਂਦਾ ਹਾਂ । ਦੇਖਿ-ਵੇਖ ਕੇ । ਜੀਵਾ-ਜੀਵਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੈਂ ਜੀਉ ਪੈਂਦਾ ਹਾਂ । ਮਾਈ-ਹੇ ਮਾਂ ! ਸਖਾ-ਮਿੱਤਰ ।੧।

ਸੰਤ ਜੀਉ-ਹੇ ਸੰਤ ਜੀ ! ਕੇਰੇ-ਦੇ । ਜਪਿ-ਜਪ ਕੇ । ਗੁਰਮੁਖਿ-ਗੁਰੂ ਦੇ ਸਨਮੁਖ ਹੋ ਕੇ । ਜੀਉ-ਹੇ ਜੀ ! ਬਹੁੜਿ-ਮੁੜ । ਭਵਜਲ ਫੇਰੇ-ਸੰਸਾਰ-ਸਮੁੰਦਰ ਦੇ ਗੇੜ ।੨।

ਮਨਿ-ਮਨ ਵਿਚ । ਤਨਿ-ਹਿਰਦੇ ਵਿਚ । ਭਾਉ-ਪ੍ਰੇਮ । ਵਡਭਾਗੀ-ਵੱਡੇ ਭਾਗਾਂ ਨਾਲ ।੩।

ਪਾਸਾ-ਜੇ ਮੇਰੇ ਪਾਸ ਹੀ ਹੈ, ਮੇਰੇ ਨਾਲ ਹੀ ਹੈ । ਪੂਰਿਅੜੀ-ਪੂਰੀ ਹੋ ਜਾਂਦੀ ਹੈ ।੪।

ਅਰਥ :-(ਹੇ ਸੰਤ ਜਨੋ !) ਹਰੀ ਨੇ ਮੈਨੂੰ (ਮੇਰੇ ਅੰਦਰ) ਹਰਿ-ਨਾਮ ਦੀ ਸਿੱਕ ਲਾ ਦਿੱਤੀ ਹੈ, ਮੈਂ (ਹੁਣ ਤਦੋਂ ਹੀ) ਆਨੰਦ ਅਨੁਭਵ ਕਰ ਸਕਦਾ ਹਾਂ ਜਦੋਂ ਮੈਨੂੰ ਮੇਰਾ ਮਿੱਤਰ ਹਰਿ-ਪ੍ਰਭੂ ਮਿਲ ਹੀ ਪਏ । ਹੇ ਮਾਂ ! ਹਰਿ-ਪ੍ਰਭੂ ਨੂੰ ਵੇਖ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ) ਹਰਿ-ਨਾਮ (ਹੀ) ਮੇਰਾ ਮਿੱਤਰ ਹੈ ਮੇਰਾ ਵੀਰ ਹੈ ।੧।

ਹੇ ਸੰਤ ਜਨੋ ! ਤੁਸੀ ਮੇਰੇ ਹਰਿ-ਪ੍ਰਭੂ ਦੇ ਗੁਣ ਗਾਵੋ, ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਿਆਂ ਵੱਡੇ ਭਾਗ ਜਾਗ ਪੈਂਦੇ ਹਨ । (ਹੇ ਸੰਤ ਜਨੋ !) ਹਰਿ ਦਾ ਨਾਮ (ਹੁਣ) ਮੇਰੀ ਜ਼ਿੰਦਗੀ ਦਾ ਆਸਰਾ ਹੈ । (ਜੇਹੜਾ ਮਨੁੱਖ ਹਰਿ-ਨਾਮ ਜਪਦਾ ਹੈ ਉਸ ਨੂੰ) ਮੁੜ ਸੰਸਾਰ-ਸਮੁੰਦਰ ਦੇ (ਜਨਮ ਮਰਨ ਦੇ) ਗੇੜ ਨਹੀਂ ਪੈਂਦੇ ।੨।

ਹੇ ਸੰਤ ਜਨੋ ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਚਾਉ ਬਣਿਆ ਰਹਿੰਦਾ ਹੈ ਕਿ ਮੈਂ ਕਿਵੇਂ ਹਰਿ-ਪ੍ਰਭੂ ਦਾ ਦਰਸਨ ਕਰ ਸਕਾਂ । ਹੇ ਸੰਤ ਜਨੋ ! ਮੇਰੇ ਮਨ ਵਿਚ (ਹਰਿ-ਪ੍ਰਭੂ ਦੇ ਦਰਸਨ ਦੀ) ਤਾਂਘ ਲੱਗ ਰਹੀ ਹੈ, ਮੈਨੂੰ ਹਰਿ-ਪ੍ਰਭੂ ਮਿਲਾ ਦਿਉ । (ਹੇ ਸੰਤ ਜਨੋ !) ਗੁਰੂ ਦੇ ਸ਼ਬਦ ਦੀ ਰਾਹੀਂ ਵੱਡੇ ਭਾਗਾਂ ਨਾਲ ਹਰਿ-ਨਾਮ ਜਪ ਕੇ ਹੀ ਹਰਿ-ਪ੍ਰੀਤਮ ਨੂੰ ਮਿਲ ਸਕੀਦਾ ਹੈ ।੩।

ਹੇ ਸੰਤ ਜਨੋ ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੋਵਿੰਦ-ਪ੍ਰਭੂ (ਦੇ ਮਿਲਾਪ) ਦੀ ਬੜੀ ਆਸ ਲੱਗੀ ਹੋਈ ਹੈ । ਹੇ ਸੰਤ ਜਨੋ ! ਮੈਨੂੰ ਓਹ ਗੋਵਿੰਦ-ਪ੍ਰਭੂ ਮਿਲਾ ਦਿਉ ਜੋ ਮੇਰੇ ਅੰਦਰ ਵੱਸਦਾ ਹੈ ।

ਹੇ ਦਾਸ ਨਾਨਕ ! ਗੁਰੂ ਦੀ ਮਤਿ ਤੇ ਤੁਰਿਆਂ ਹੀ ਸਦਾ (ਜੀਵ ਦੇ ਅੰਦਰ) ਹਰਿ ਦੇ ਨਾਮ ਦਾ ਪਰਕਾਸ਼ ਹੁੰਦਾ ਹੈ (ਜਿਸ ਨੂੰ ਗੁਰੂ ਦੀ ਮਤਿ ਪ੍ਰਾਪਤ ਹੁੰਦੀ ਹੈ ਉਸ ਦੇ) ਮਨ ਵਿਚ (ਪੈਦਾ ਹੋਈ ਪ੍ਰਭੂ-ਮਿਲਾਪ ਦੀ) ਆਸ ਪੂਰੀ ਹੋ ਜਾਂਦੀ ਹੈ ।੪।੫।੩੧।੬੯।

ਗਉੜੀ ਮਾਝ ਮਹਲਾ ੪ ॥ ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਖੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥ ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥੩॥ ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿਨਾਮੁ ਧਿਆਈ ਜੀਉ ॥ ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੨੦॥
{ਪੰਨਾ ੧੭੫}

ਪਦ ਅਰਥ :—ਬਿਰਹੀ—ਵਿਛੋੜਿਆ ਹੋਇਆ ਪਿਆਰਾ (ਨਾਮ) । ਤਾ—ਤਦੋਂ । ਜੀਵਾ—ਜੀਵਾਂ, ਮੈਂ ਜੀਉ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਲੀਵਾ—ਲਵਾਂ, ਲੈਂਦਾ ਹਾਂ । ਰੰਗਿ—ਰੰਗ ਵਿਚ । ਮਨਿ—ਮਨ ਵਿਚ ।੧।

ਬਾਣੁ—ਤੀਰ । ਸੁਜਾਣੁ—ਸਿਆਣਾ । ਮੇਲੇ ਸੰਤ ਹਰਿ—(ਗੁਰੂ) ਸੰਤ-ਹਰਿ ਨੂੰ ਮਿਲਾ ਦੇਂਦਾ ਹੈ । ਵਿਟਹੁ—ਤੋਂ ।੨।
ਹਉ—ਮੈਂ । ਦਸਾਈ—ਦਸਾਈਂ, ਮੈਂ ਪੁੱਛਦਾ ਹਾਂ । ਖੋਜੁ—ਭਾਲ । ਪਵਾਈ—ਮੈਂ ਪਵਾਂਦਾ ਹਾਂ । ਤੁਠੜਾ—ਪ੍ਰਸੰਨ ਹੋਇਆ ਹੋਇਆ । ਪਾਈ—ਪਾਈਂ, ਮੈਂ ਲੱਭ ਲੈਂਦਾ ਹਾਂ । ਨਾਮੇ ਨਾਮਿ—ਨਾਮ ਵਿਚ ਹੀ ਨਾਮ ਵਿਚ ਹੀ ।੩।

ਵੇਦਨ—(ਵਿਛੋੜੇ ਦੀ) ਦਰਦ । ਬਿਰਹੁ—ਮਿਲਣ ਦੀ ਸਿੱਕ । ਗੁਰੂ—ਹੇ ਗੁਰੂ ! ਪੂਰਿ—ਪੂਰੀ ਕਰ । ਮੁਖਿ—ਮੂੰਹ ਵਿਚ । ਪਾਈ—ਪਾਈਂ, ਮੈਂ ਪਾਵਾਂ । ਹਰਿ—ਹੇ ਹਰੀ ! ।੪।

ਅਰਥ :—ਮੈਂ ਤਦੋਂ ਹੀ ਆਤਮਕ ਜੀਵਨ ਪ੍ਰਾਪਤ ਕਰ ਸਕਦਾ ਹਾਂ ਜਦੋਂ ਮੈਨੂੰ (ਮੈਥੋਂ) ਵਿਛੋੜਿਆ ਹੋਇਆ ਮੇਰਾ ਹਰਿ-ਨਾਮ (ਮਿੱਤਰ) ਮਿਲ ਪਏ । ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਮੇਰੇ) ਮਨ ਵਿਚ ਹੀ (ਵੱਸਦਾ ਹੈ, ਪਰ) ਉਹ ਹਰਿ-ਨਾਮ-ਅੰਮ੍ਰਿਤ ਗੁਰੂ ਦੀ ਮਤਿ ਦੀ ਰਾਹੀਂ ਹੀ ਮੈਂ ਲੈ ਸਕਦਾ ਹਾਂ । (ਜੇ ਮੇਰਾ) ਮਨ (ਗੁਰੂ ਦੀ ਮਿਹਰ ਨਾਲ) ਪਰਮਾਤਮਾ ਦੇ (ਪ੍ਰੇਮ-) ਰੰਗ ਵਿਚ ਰੰਗਿਆ ਜਾਏ, ਤਾਂ ਮੈਂ ਸਦਾ ਹਰਿ-ਨਾਮ ਦਾ ਰਸ ਪੀਂਦਾ ਰਹਾਂ । ਜਦੋਂ (ਗੁਰੂ ਦੀ ਕਿਰਪਾ ਨਾਲ ਮੈਨੂੰ) ਹਰੀ ਮਿਲ ਪਏ ਤਾਂ ਮੈਂ ਆਪਣੇ ਮਨ ਵਿਚ ਜੀਉ ਪੈਂਦਾ ਹਾਂ ।੨।

(ਹੇ ਭਾਈ !) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਪ੍ਰੇਮ-ਤੀਰ ਵਿੱਝਾ ਹੋਇਆ ਹੈ (ਮੈਨੂੰ ਯਕੀਨ ਬਣ ਚੁਕਾ ਹੈ ਕਿ) ਸੁਜਾਨ ਹਰੀ ਪੁਰਖ ਹੀ ਮੇਰਾ ਪ੍ਰੀਤਮ ਹੈ ਮੇਰਾ ਮਿੱਤਰ ਹੈ । ਗੁਰੂ ਹੀ ਉਸ ਸੰਤ ਸੁਜਾਨ ਸੁਖੜ ਹਰੀ ਨਾਲ ਮਿਲਾਂਦਾ ਹੈ, ਤੇ ਤਦੋਂ ਮੈਂ ਹਰਿ-ਨਾਮ ਤੋਂ ਸਦਕੇ ਜਾਂਦਾ ਹਾਂ ।੨।

ਹੇ ਸੰਤ ਜਨੋ ! ਮੈਂ (ਤੁਹਾਥੋਂ) ਹਰਿ-ਸੱਜਣ ਹਰਿ-ਮਿੱਤਰ (ਦਾ ਪਤਾ) ਪੁੱਛਦਾ ਹਾਂ । ਹੇ ਸੰਤ ਜਨੋ ! (ਮੈਨੂੰ ਉਸ ਦਾ ਪਤਾ) ਦੱਸੋ, ਮੈਂ ਉਸ ਹਰੀ-ਸੱਜਣ ਦੀ ਭਾਲ ਕਰਦਾ ਫਿਰਦਾ ਹਾਂ ।

ਹੇ ਸੰਤ ਜਨੋ ! ਮੈਂ ਤਦੋਂ ਹੀ ਹਰਿ-ਮਿੱਤਰ ਨੂੰ ਮਿਲ ਸਕਦਾ ਹਾਂ ਜਦੋਂ ਪ੍ਰਸੰਨ ਹੋਇਆ ਸਤਿਗੁਰੂ (ਉਸ ਦਾ ਪਤਾ) ਦੱਸੇ, ਤਦੋਂ ਹੀ ਮੈਂ ਸਦਾ ਉਸ ਹਰੀ ਦੇ ਨਾਮ ਵਿਚ ਲੀਨ ਹੋ ਸਕਦਾ ਹਾਂ ।੩।

ਹੇ ਸਤਿਗੁਰੂ ! ਮੇਰੇ ਅੰਦਰ ਪ੍ਰਭੂ ਤੋਂ ਵਿਛੋੜੇ ਦੀ ਪੀੜ ਉੱਠ ਰਹੀ ਹੈ, ਮੇਰੇ ਅੰਦਰ ਪ੍ਰਭੂ ਦਾ ਪ੍ਰੇਮ ਜਾਗ ਪਿਆ ਹੈ, ਮੇਰੇ ਅੰਦਰ ਹਰੀ ਦੇ ਮਿਲਣ ਦੀ ਸਿੱਕ ਪੈਦਾ ਹੋ ਰਹੀ ਹੈ । ਹੇ ਗੁਰੂ ! ਮੇਰੀ ਸਰਧਾ ਪੂਰੀ ਕਰ (ਤਾ ਕਿ) ਮੈਂ ਉਸ ਦਾ ਨਾਮ-

ਅੰਮ੍ਰਿਤ (ਆਪਣੇ) ਮੂੰਹ ਵਿਚ ਪਾਵਾਂ । ਹੇ ਦਾਸ ਨਾਨਕ ! (ਆਖ—) ਹੇ ਹਰੀ ! ਮੇਰੇ ਉਤੇ ਦਿਆਲ ਹੋ, ਮੈਂ ਤੇਰਾ ਹਰਿ-ਨਾਮ ਧਿਆਵਾਂ, ਤੇ ਮੈਂ ਤੇਰਾ ਹਰਿ-ਨਾਮ-ਰਸ ਪ੍ਰਾਪਤ ਕਰਾਂ ।੪।੬।੨੦।੧੮।੩੨।੨੦।

ਨੋਟ :	ਗਉੜੀ ਮਾਝ ਮ:੪	—	੬ ਸ਼ਬਦ
	ਗਉੜੀ ਮ: ੧	—	੨੦ ,,
	ਗਉੜੀ ਮ: ੩	—	੧੮ ,,
	ਗਉੜੀ ਪੂਰਬੀ ਮ: ੪	—	੧੨ ,,
	ਗਉੜੀ ਗੁਆਰੇਰੀ ਮ: ੪	—	੬ ,,
	ਗਉੜੀ ਗੁਆਰੇਰੀ ਮ: ੪	—	੮ ,,
	ਗਉੜੀ ਮਾਝ ਮ: ੪	—	੬ ,,
	ਕੁੱਲ ਜੋੜ	—	੨੦

ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ

੧੯ ਸਤਿਗੁਰ ਪ੍ਰਸਾਦਿ ॥ ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
 ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਉਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥੧॥ ਹਸਤੀ
 ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥੨॥ ਰਾਜੁ ਕਮਾਵੈ ਦਹ ਦਿਸ
 ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥੩॥ ਏਕੁ ਕੁਸਲੁ ਮੋ ਕਉ ਸਤਿਗੁਰੁ ਬਤਾਇਆ
 ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥ ਇਨਿ ਬਿਧਿ
 ਕੁਸਲੁ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥ {ਪੰਨਾ ੧੭੫-੧੭੬}

ਪਦ ਅਰਥ :—ਕਿਨ—{ਨੋਟ :—ਜਿਨ, ਤਿਨ, ਇਨ, ਕਿਨ—ਇਹ ਲਫਜ਼ ਬਹੁ-ਵਚਨ ਹਨ । ਇਹਨਾਂ ਦੇ ਇਕ-
 ਵਚਨ—ਜਿਨਿ, ਤਿਨਿ, ਇਨਿ, ਕਿਨਿ) ਕਿਨ੍ਹਾਂ ? ਬਿਧਿ—ਤਰੀਕਾ । ਕਿਨ ਬਿਧਿ—ਕਿਨ੍ਹਾਂ ਤਰੀਕਿਆਂ ਨਾਲ ?
 ਕੁਸਲੁ—ਆਤਮਕ ਆਨੰਦ । ਕਿਉ—ਕਿਵੇਂ ? ਸਹਾਈ—ਸਹਾਇਕ ।੧।ਰਹਾਉ।

ਗ੍ਰਿਹਿ—ਘਰ (ਦੇ ਮੋਹ) ਵਿਚ । ਸੁੰਦਰ ਛਾਇਆ—ਸੁੰਦਰ (ਬਾਗਾਂ ਦੀ) ਛਾਂ । ਲਾਲਚਿ—ਲਾਲਚ ਵਿਚ ।੧।

ਹਸਤੀ—ਹਾਥੀ । ਦੇਖਿ—ਵੇਖ ਕੇ । ਵਿਗਾਸਾ—ਖੁਸ਼ੀ । ਜੋੜੇ—ਇਕੱਠੇ ਕੀਤੇ । ਨੇਬ—ਨਾਇਬ, ਸਲਾਹਕਾਰ ।
 ਖਵਾਸਾ—ਸ਼ਾਹੀ ਨੌਕਰ । ਗਲਿ—ਗਲ ਵਿਚ । ਫਾਸਾ—ਫਾਹੇ ।੨।

ਦਹ ਦਿਸ—ਦਸੀਂ ਪਾਸੀਂ । ਸਾਰੀ—ਸਾਰੀ (ਸ੍ਰਿਸ਼ਟੀ) ਦਾ । ਨਰਪਤਿ—ਰਾਜਾ । ਭੇਖਾਰੀ—ਮੰਗਤਾ ।੩।

ਮੋ ਕਉ—ਮੈਨੂੰ । ਭਾਇਆ—ਚੰਗਾ ਲੱਗਦਾ ਹੈ । ਮਾਰਿ—ਮਾਰ ਕੇ ।੪।

ਇਨਿ ਬਿਧਿ—ਇਸ ਤਰੀਕੇ ਨਾਲ । ਇਉ—ਇਉਂ, ਇਸ ਤਰ੍ਹਾਂ । ਰਹਾਉ ਦੂਜਾ ।

ਨੋਟ :—ਲਫਜ਼ “ਰਹਾਉ ਦੂਜਾ” ਦੇ ਅਖੀਰ ਤੇ ਇਸ ਪਹਿਲੇ ਸ਼ਬਦ ਦਾ ਅੰਕ ੧ ਦਿੱਤਾ ਗਿਆ ਹੈ । ਪਰ ਪਿਛਲੇ ੨੦
 ਸ਼ਬਦਾਂ ਨੂੰ ਇਸ ਦੇ ਨਾਲ ਰਲਾ ਕੇ ਜੋੜ ੨੧ ਨਹੀਂ ਦਿੱਤਾ ਗਿਆ ।

ਅਰਥ :—ਹੇ ਮੇਰੇ ਵੀਰ ! (ਮਨੁੱਖ ਦੇ ਅੰਦਰ) ਆਤਮਕ ਆਨੰਦ ਕਿਨ੍ਹਾਂ ਤਰੀਕਿਆਂ ਨਾਲ (ਪੈਦਾ) ਹੋ ਸਕਦਾ ਹੈ ?
 (ਅਸਲ) ਮਿੱਤਰ ਹਰੀ-ਪਰਮਾਤਮਾ ਕਿਵੇਂ ਮਿਲ ਸਕਦਾ ਹੈ ? ।੧।ਰਹਾਉ।

ਘਰ (ਦੇ ਮੋਹ) ਵਿਚ ਆਤਮਕ ਸੁਖ ਨਹੀਂ ਹੈ, ਇਹ ਸਮਝਣ ਵਿਚ ਭੀ ਆਤਮਕ ਸੁਖ ਨਹੀਂ ਹੈ ਕਿ ਇਹ ਸਾਰੀ
 ਮਾਇਆ ਮੇਰੀ ਹੈ । ਉੱਚੇ ਮਹਲ-ਮਾੜੀਆਂ ਤੇ ਸੁੰਦਰ ਬਾਗਾਂ ਦੀ ਛਾਂ ਮਾਣਨ ਵਿਚ ਭੀ ਆਤਮਕ ਆਨੰਦ ਨਹੀਂ ।

(ਜਿਸ ਮਨੁੱਖ ਨੇ ਇਹਨਾਂ ਵਿਚ ਆਤਮਕ ਸੁਖ ਸਮਝਿਆ ਹੈ ਉਸ ਨੇ) ਝੂਠੇ ਲਾਲਚ ਵਿਚ (ਆਪਣਾ ਮਨੁੱਖ) ਜਨਮ ਗਵਾ ਲਿਆ ਹੈ ।

ਮਨੁੱਖ ਹਾਥੀ ਘੋੜੇ ਵੇਖ ਕੇ ਖੁਸ਼ੀ (ਮਹਿਸੂਸ ਕਰਦਾ ਹੈ), ਫੌਜਾਂ ਇਕੱਠੀਆਂ ਕਰਦਾ ਹੈ, ਮੰਤਰੀ ਤੇ ਸ਼ਾਹੀ ਨੌਕਰ ਰੱਖਦਾ ਹੈ, ਪਰ ਉਸ ਦੇ ਗਲ ਵਿਚ ਹਉਮੈ ਦੀ ਰੱਸੀ ਹਉਮੈ ਦੇ ਫਾਹੇ ਹੀ ਪੈਂਦੇ ਹਨ । ੨।

(ਰਾਜਾ ਬਣ ਕੇ ਮਨੁੱਖ) ਦਸੀਂ ਪਾਸੀਂ ਸਾਰੀ ਧਰਤੀ ਦਾ ਰਾਜ ਕਮਾਂਦਾ ਹੈ, ਮੌਜਾਂ ਮਾਣਦਾ ਹੈ, ਇਸਤ੍ਰੀਆਂ ਭੋਗਦਾ ਹੈ (ਪਰ ਇਹ ਸਭ ਕੁਝ ਇਉਂ ਹੀ ਹੈ) ਜਿਵੇਂ ਕੋਈ ਰਾਜਾ ਮੰਗਤਾ ਬਣ ਜਾਂਦਾ ਹੈ (ਤੇ ਦੁਖੀ ਹੁੰਦਾ ਹੈ, ਆਤਮਕ ਸੁਖ ਦੇ ਥਾਂ ਰਾਜ ਵਿਚ ਤੇ ਭੋਗਾਂ ਵਿਚ ਭੀ ਦੁੱਖ ਹੀ ਦੁੱਖ ਹੈ) । ੩।

ਸਤਿਗੁਰੂ ਨੇ ਮੈਨੂੰ ਅਸਲ ਆਤਮਕ ਸੁਖ (ਦਾ ਮੂਲ) ਦੱਸਿਆ ਹੈ (ਉਹ ਹੈ ਪਰਮਾਤਮਾ ਦੀ ਰਜਾ ਵਿਚ ਰਾਜੀ ਰਹਿਣਾ) । ਜੇ ਕੁਝ ਪਰਮਾਤਮਾ ਕਰਦਾ ਹੈ ਉਸ ਦੇ ਭਗਤਾਂ ਨੂੰ ਉਹ ਮਿੱਠਾ ਲੱਗਦਾ ਹੈ (ਤੇ ਉਹ ਇਸ ਤਰ੍ਹਾਂ ਆਤਮਕ ਸੁਖ ਮਾਣਦੇ ਹਨ) । ਹੇ ਦਾਸ ਨਾਨਕ ! ਹਉਮੈ ਮਾਰ ਕੇ (ਵਡ-ਭਾਗੀ ਮਨੁੱਖ ਪਰਮਾਤਮਾ ਵਿਚ ਹੀ) ਲੀਨ ਰਹਿੰਦਾ ਹੈ । ੪।

ਹੇ ਮੇਰੇ ਵੀਰ ! ਇਸ ਤਰੀਕੇ ਨਾਲ (ਭਾਵ, ਰਜਾ ਵਿਚ ਰਾਜੀ ਰਹਿਣ ਨਾਲ) ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਤਰ੍ਹਾਂ (ਹੀ) ਅਸਲ ਮਿੱਤਰ ਹਰੀ-ਪਰਮਾਤਮਾ ਮਿਲਦਾ ਹੈ । ੧। ਰਹਾਉ ਦੂਜਾ । ੧।

ਗਉੜੀ ਗੁਆਰੇਰੀ ਮਹਲਾ ੫ ॥ ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥ ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥ ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥ ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ ਤੈਸਾ ਖਾਸਾ ॥੩॥ ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੨੧॥

ਪਦ ਅਰਥ :—ਭ੍ਰਮੁ—ਭਟਕਣਾ । ਭ੍ਰਮੀਐ—ਭਟਕਦੇ ਫਿਰੀਏ । ਕਿਉ ਭ੍ਰਮੀਐ—ਭਟਕਣਾ ਮੁੱਕ ਜਾਂਦੀ ਹੈ । ਜਾ—ਜਦੋਂ । ਜਲਿ—ਜਲ ਵਿਚ । ਥਲਿ—ਧਰਤੀ ਵਿਚ । ਮਹੀਅਲਿ—ਮਹੀ ਤਲਿ, ਧਰਤੀ ਦੀ ਸਤਹ ਉੱਤੇ, ਪੁਲਾੜ ਵਿਚ, ਆਕਾਸ਼ ਵਿਚ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਉਬਰੇ—(ਤ੍ਰਿਸ਼ਨਾ ਤੋਂ) ਬਚ ਜਾਂਦੇ ਹਨ । ਮਨਮੁਖ—ਆਪਣੇ ਮਨ ਵਲ ਰੁਖ ਰੱਖਣ ਵਾਲੇ ਮਨੁੱਖ । ਪਤਿ—ਇੱਜ਼ਤ । ੧।

ਰਾਖੈ—(ਤ੍ਰਿਸ਼ਨਾ ਤੋਂ) ਬਚਾਂਦਾ ਹੈ । ਦਇਆਰਾ—ਦਇਆਲ, ਦਇਆ ਦਾ ਘਰ । ਪਹੁਚਨਹਾਰਾ—ਬਰਾਬਰੀ ਕਰ ਸਕਣ ਵਾਲਾ । ੧। ਰਹਾਉ ।

ਵਰਤੈ—ਮੌਜੂਦ ਹੈ । ਤਾ—ਤਦੋਂ । ਸੁਖਿ—ਆਤਮਕ ਆਨੰਦ ਵਿਚ । ਸੋਉ—ਸੌਂ, ਲੀਨ ਰਹੁ । ਅਚਿੰਤਾ—ਚਿੰਤਾ-ਰਹਿਤ ਹੋ ਕੇ । ਓਹੁ—ਉਹ ਪਰਮਾਤਮਾ । ਵਰਤੰਤਾ—ਵਾਪਰਦਾ ਹੈ । ੨।

ਮੁਏ—ਆਤਮਕ ਮੌਤ ਮਰ ਗਏ । ਦੂਜੀ ਪਿਆਸਾ—ਪ੍ਰਭੂ ਤੋਂ ਬਿਨਾ ਹੋਰ ਤਾਂਘ । ਭਵਹਿ—ਭੌਂਦੇ ਹਨ । ਧੁਰਿ—ਧੁਰ ਤੋਂ । ਕਿਰਤਿ—ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ । ੩।

ਦੇਖਿ—ਵੇਖ ਕੇ । ਮਨਿ—ਮਨ ਵਿਚ । ਵਿਗਾਸਾ—ਖਿੜਾਉ । ਨਦਰੀ ਆਇਆ—ਦਿੱਸਿਆ । ੪।

ਅਰਥ :—(ਹੇ ਭਾਈ !) ਜਿਸ ਮਨੁੱਖ ਨੂੰ ਦਇਆਲ ਪ੍ਰਭੂ ਆਪ (ਤ੍ਰਿਸ਼ਨਾ ਤੋਂ) ਬਚਾਂਦਾ ਹੈ (ਉਸ ਦਾ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਕੋਈ ਹੋਰ ਮਨੁੱਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ । ੧। ਰਹਾਉ ।

ਜਦੋਂ (ਇਹ ਯਕੀਨ ਬਣ ਜਾਏ ਕਿ) ਉਹ ਪ੍ਰਭੂ ਹੀ ਜਲ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪਕ ਹੈ ਤਦੋਂ ਮਨ ਭਟਕਣੇਂ ਹਟ ਜਾਂਦਾ ਹੈ ਕਿਉਂਕਿ ਕਿਸੇ ਮਾਇਕ ਪਦਾਰਥ ਦੀ ਖ਼ਾਤਰ ਭਟਕਣਾ ਰਹਿੰਦੀ ਹੀ ਨਹੀਂ । (ਪਰ ਤ੍ਰਿਸ਼ਨਾ ਦੇ ਪ੍ਰਭਾਵ ਤੋਂ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਹੀ) ਬਚਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਤ੍ਰਿਸ਼ਨਾ ਵਿਚ ਫਸ ਕੇ ਆਪਣੀ) ਇੱਜ਼ਤ ਗਵਾ ਲੈਂਦੇ ਹਨ (ਕਿਉਂਕਿ ਉਹ ਆਤਮਕ ਜੀਵਨ ਦੀ ਪੱਧਰ ਤੋਂ ਨੀਵੇਂ ਹੋ ਜਾਂਦੇ ਹਨ) ।੧।

(ਹੇ ਭਾਈ !) ਤੂੰ ਤਦੋਂ ਹੀ ਚਿੰਤਾ-ਰਹਿਤ ਹੋ ਕੇ ਆਤਮਕ ਆਨੰਦ ਵਿਚ ਲੀਨ ਰਹਿ ਸਕਦਾ ਹੈਂ (ਜਦੋਂ ਤੈਨੂੰ ਇਹ ਨਿਸ਼ਚਾ ਹੋ ਜਾਵੇ ਕਿ) ਇਕ ਬੇਅੰਤ ਪ੍ਰਭੂ ਹੀ ਸਭ ਵਿਚ ਵਿਆਪਕ ਹੈ, ਤੇ, ਜੋ ਕੁਝ ਜਗਤ ਵਿਚ ਵਾਪਰਦਾ ਹੈ ਉਹ ਪਰਮਾਤਮਾ ਸਭ ਕੁਝ ਜਾਣਦਾ ਹੈ ।੨।

ਜਿਨ੍ਹਾਂ ਮਨੁੱਖਾਂ ਨੂੰ ਮਾਇਆ ਦੀ ਤ੍ਰਿਸ਼ਨਾ ਚੰਬੜੀ ਰਹਿੰਦੀ ਹੈ, ਉਹ ਆਪਣੇ ਮਨ ਦੇ ਮੁਰੀਦ ਮਨੁੱਖ ਆਤਮਕ ਮੌਤੇ ਮਰੇ ਰਹਿੰਦੇ ਹਨ ਕਿਉਂਕਿ ਉਹ ਜਿਹੋ ਜਿਹਾ (ਕਰਮ-ਬੀਜ) ਬੀਜਦੇ ਹਨ ਉਹੋ ਜਿਹਾ (ਫਲ) ਖਾਂਦੇ ਹਨ । ਉਹਨਾਂ ਦੇ ਕੀਤੇ ਕਰਮਾਂ ਅਨੁਸਾਰ ਧੁਰੋਂ ਹੀ ਉਹਨਾਂ ਦੇ ਮੱਥੇ ਉਤੇ ਅਜੇਹਾ ਲੇਖ ਲਿਖਿਆ ਹੁੰਦਾ ਹੈ ਕਿ ਉਹ ਅਨੇਕਾਂ ਜੂਨਾਂ ਵਿਚ ਭਟਕਦੇ ਫਿਰਦੇ ਹਨ ।੩।

(ਹਰ ਥਾਂ) ਪਰਮਾਤਮਾ ਦਾ ਦਰਸਨ ਕਰ ਕੇ ਜਿਸ ਮਨੁੱਖ ਦੇ ਮਨ ਵਿਚ ਖਿੜਾਉ ਪੈਦਾ ਹੁੰਦਾ ਹੈ, ਉਸ ਨੂੰ ਹਰ ਥਾਂ ਪਰਮਾਤਮਾ ਹੀ ਪ੍ਰਕਾਸ਼ ਕਰ ਰਿਹਾ ਦਿੱਸਦਾ ਹੈ, ਹੇ ਨਾਨਕ ! ਉਸ ਦਾਸ ਦੀ ਪਰਮਾਤਮਾ (ਹਰੇਕ) ਆਸ ਪੂਰੀ ਕਰਦਾ ਹੈ ।੪।੨।੨੧।

ਨੋਟ :—ਗੁਰੂ ਅਰਜਨ ਸਾਹਿਬ ਦਾ ਗਉੜੀ ਰਾਗ ਵਿਚ ਇਹ ਦੂਜਾ ਸ਼ਬਦ ਹੈ । ਪਹਿਲੇ ਸਾਰੇ ਸ਼ਬਦਾਂ ਦਾ ਜੋੜ ੨੦ ਹੈ । ਇਥੇ ਵੱਡਾ ਜੋੜ ੨੨ ਚਾਹੀਦਾ ਸੀ । ਗੁਰੂ ਅਰਜਨ ਸਾਹਿਬ ਦੇ ਸ਼ਬਦ ਨੰ: ੧੦੫ ਤਕ ਇਹੀ ਇੱਕ ਦੀ ਘਾਟ ਤੁਰੀ ਜਾਂਦੀ ਹੈ । ਸ਼ਬਦ ਨੰ: ੧੦੬ ਤੋਂ ਵੱਡਾ ਅੰਕ ਦਰਜ ਕਰਨਾ ਹੀ ਬੰਦ ਕਰ ਦਿੱਤਾ ਗਿਆ ਹੈ ।